

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ  
ਹੋਵਈ ਜੇ ਸਉ ਧੋਵਣਿ ਪਾਹੁ ॥

**ਪਦ ਅਰਥ :**—ਖੰਨਲੀ—ਤੇਲੀ ਦੀ ਕੋਹਲੂ ਵਿਚ ਫੇਰਨ ਵਾਲੀ ਲੀਰ । ਧੋਵਣਿ ਪਾਹੁ—ਧੋਣ ਦਾ ਜਤਨ ਕਰੋ ।

**ਅਰਥ :**—ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ  
(ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ ।

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ  
ਪਾਹੁ ॥੧॥ {ਪੰਨਾ ੬੫੧}

**ਅਰਥ :**—ਹੇ ਨਾਨਕ ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਉਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ  
ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ।੧।

ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

**ਅਰਥ :**—ਚਹੁ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ  
ਸਕਦੀ) ਹੈ ।

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ  
ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ {ਪੰਨਾ ੬੫੧}

**ਪਦ ਅਰਥ :**—ਕੀਰਤਿ—ਸਿਫਤਿ—ਸਾਲਾਹ । ਲਿਖਿ—ਲਿਖ ਕੇ । ਅਨਦਿਨੁ—ਹਰ ਰੋਜ਼ ।

**ਅਰਥ :**—(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ  
ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ  
ਨਾਨਕ ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ  
ਜਾਂਦੇ ਹਨ ।੨।

ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ  
ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥

**ਪਦ ਅਰਥ :**—ਮੁਖਿ—ਮੂੰਹੋਂ । ਚਵਾ—ਉਚਾਰਾਂ ।

**ਅਰਥ :**—ਹੇ ਹਰੀ ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ  
ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ । ਹਰੀ ਦਾ ਭਜਨ ਕਰ ਕੇ ਤੇ (ਭਜਨ-  
ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ  
ਜਗਤ ਕਾਣਿ ॥੨੨॥ {ਪੰਨਾ ੬੫੧}

**ਅਰਥ :**—ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ  
ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ  
ਮੁਥਾਜੀ ਮੁੱਕ ਜਾਂਦੀ ਹੈ ।੨੨।

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

**ਪਦ ਅਰਥ :**—ਉਥਾਰੈ—(ਸਿੰਧੀ—ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ ।

**ਅਰਥ :**—(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ ! (ਤੇਰੀ ਉਮਰ) ਸੁੱਤਿਆਂ ਹੀ ਗੁਜਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ ।

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ {ਪੰਨਾ ੬੫੧}

**ਪਦ ਅਰਥ :**—ਜਲਉ—ਸੜ ਜਾਏ । ਉਬਰੇ—(ਹਉਮੈ ਵਿਚ ਸੜਨ ਤੋਂ) ਬਚ ਗਏ ।

**ਅਰਥ :**—ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ । ਹੇ ਨਾਨਕ ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ।੧।

ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

**ਅਰਥ :**—ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸਿੰਗਾਰ ਸਫਲ ਸਮਝੋ ।

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ {ਪੰਨਾ ੬੫੧}

**ਅਰਥ :**—ਜਿਸ ਜੀਵ-ਇਸੜੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸੜੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ । ਹੇ ਨਾਨਕ ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ।੨।

ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

**ਪਦ ਅਰਥ :**—ਗੋਪਿਆ—ਨਿੰਦਾ ਕੀਤੀ ਹੈ । ਆਪਣਾ—ਪਿਆਰਾ । ਹਰਿ ਜੀਉ—ਸ਼ਾਲਾ ! ਰੱਬ ਮਿਹਰ ਕਰੇ । ਪਾਪਿਸਟ—ਬਹੁਤ ਪਾਪੀ । ਕੁਸੁਧ—ਖੋਟੇ । ਧਰਕਟ—ਵਿਭਚਾਰਨ ।

**ਅਰਥ :**—ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ ! ਹੇ ਭਾਈ ! ਉਨ੍ਹਾਂ ਦਾ ਦਰਸਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸੜੀ ਵਾਂਗ ਘਰ ਘਰ ਫਿਰਦੇ ਹਨ ।

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ {ਪੰਨਾ ੬੫੧}

**ਅਰਥ** :—ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ । ਹੇ ਹਰੀ ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ।੨੩।

**ਸਲੋਕੁ ਮਃ ੩** ॥ ਗੁਰ ਸੇਵਾ ਤੇ ਸੁਖ ਉਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥

**ਅਰਥ** :—ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ ।

**ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ ੬੫੧}**

**ਅਰਥ** :—ਹੇ ਨਾਨਕ ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ।੧।

**ਮਃ ੩** ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ ੬੫੧}

**ਪਦ ਅਰਥ** :—ਸਾਰ—ਕਦਰ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ ।

**ਅਰਥ** :—ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ । ਹੇ ਨਾਨਕ ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।

**ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥**

**ਅਰਥ** :—ਹੇ ਹਰੀ ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ ।

**ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥**

**ਅਰਥ** :—ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ ।

**ਹਉ ਵਾਰਿਆ ਅਪਣੇ ਗੁਰੁ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ ੬੫੨}**

**ਪਦ ਅਰਥ** :—ਸੈਣੀ—ਰਿਸ਼ਤੇਦਾਰ ।

**ਅਰਥ** :—ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ ।੨੪।

**ਸਲੋਕੁ ਮਃ ੪** ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥

**ਪਦ ਅਰਥ** :—ਜੰਤੁ—ਜੰਤ੍ਰ, ਵਾਜਾ । ਜੰਤੀ—ਵਾਜਾ ਵਜਾਉਣ ਵਾਲਾ ।

**ਅਰਥ** :—ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੁੰਦੀ ਹੈ, ਪ੍ਰਭੂ ਆਪਣੇ ਸੇਵਕਾਂ ਦਾ ਮਿੱਤ੍ਰ ਹੈ, ਜਿਵੇਂ ਵਾਜਾ ਵਜੰਤੀ ਦੇ ਵੱਸ ਵਿਚ ਹੁੰਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੁੰਦਾ ਹੈ ।

ਹਰਿ ਕੇ ਦਾਸ ਹਰਿ ਧਿਆਇਏ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥

**ਅਰਥ** :—ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮਰਦੇ ਹਨ, (ਤੇ ਬੇਨਤੀ ਕਰਦੇ ਹਨ, ਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ ਪਿਆਰਦਾ ਹੈ) ।

ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥

**ਪਦ ਅਰਥ** :—ਉਸਤਤਿ—ਵਡਿਆਈ । ਜੈਕਾਰੁ—ਸੋਭਾ ।

**ਅਰਥ** :—ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈ; ਹਰੀ ਨੂੰ ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੁੰਦੀ ਹੈ) ਚੰਗੀ ਲੱਗਦੀ ਹੈ । (ਸੋ) ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ ।

ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥ {ਪੰਨਾ ੬੫੨}

**ਪਦ ਅਰਥ** :—ਇਕ ਸਮਾਨਿ—ਇਕੋ ਜਿਹੇ । ਪੈਜ—ਲਾਜ ।

**ਅਰਥ** :—ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ । ਹੇ ਹਰੀ ! ਹੇ ਭਗਵਾਨ ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦੀ ਦਾਤਿ ਦੇਹ) ।੧।

ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ {ਪੰਨਾ ੬੫੨}

**ਪਦ ਅਰਥ** :—ਰਸਿ—ਰਸ ਵਿਚ, ਸੁਆਦ ਵਿਚ । ਰਸਨ—ਜੀਭ ।

**ਅਰਥ** :—ਉਸ ਸੱਚੇ ਹਰੀ ਨੇ ਨਾਨਕ ਦੇ (ਹਿਰਦੇ ਵਿਚ) ਪ੍ਰੇਮ ਪੈਦਾ ਕੀਤਾ ਹੈ, (ਹੁਣ) ਉਸ ਤੋਂ ਬਿਨਾ ਜੀਵਿਆ ਨਹੀਂ ਜਾਂਦਾ; (ਕਿਵੇਂ ਮਿਲੇ ?) ਸਤਿਗੁਰੂ ਮਿਲ ਪਏ ਤਾਂ ਪੂਰਾ ਹਰੀ ਲੱਭ ਪੈਂਦਾ ਹੈ ਤੇ ਜੀਭ ਹਰੀ-ਨਾਮ ਦੇ ਸੁਆਦ ਵਿਚ ਰਸ ਜਾਂਦੀ ਹੈ ।੨।

ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ {ਪੰਨਾ ੬੫੨}

**ਅਰਥ** :—ਹੇ ਹਰੀ ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ; ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ; ਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ । ਹੇ ਦਾਸ ਨਾਨਕ ! (ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ ।੨੫।

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ {ਪੰਨਾ ੬੫੨}

**ਪਦ ਅਰਥ** :—ਮਧਿਮ—ਨਿੰਮੀ, ਭੈੜੀ । ਕਪਟੁ—ਧੋਖਾ । ਸੁਆਇ—ਸੁਆਰਥ ਲਈ ।

**ਅਰਥ** :—(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗਰਜ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।

**ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ {ਪੰਨਾ ੬੫੨}**

**ਪਦ ਅਰਥ** :—ਵਿਆਪੇ—ਗ੍ਰਸੇ ਹੋਏ । ਗੁਬਾਰਾ—ਹਨੇਰਾ । ਨਿਕਟਿ—ਨੇੜੇ ।

**ਅਰਥ** :—ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖਸ਼ ਲਏ ।੨।

**ਪਉੜੀ ॥ ਸੰਤ ਭਗਤ ਪਰਵਾਣੁ, ਜੋ ਪ੍ਰਭਿ ਭਾਇਆ ॥**

**ਅਰਥ** :—ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।

**ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ {ਪੰਨਾ ੬੫੨}**

**ਪਦ ਅਰਥ** :—ਬਿਚਖਣ—ਸਿਆਣੇ । ਧਿਆਇਆ—ਸਿਮਰਿਆ ਹੈ । ਭੋਜਨੁ ਖਾਇਆ—ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ—ਮੱਥੇ ਤੇ । ਭਏ ਪੁਨੀਤ—ਪਵਿੱਤ੍ਰ ਹੋ ਗਏ ਹਨ । ਨਾਇਆ—ਨ੍ਹਾਤੇ ਹਨ ।

**ਅਰਥ** :—ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

**ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥**

**ਪਦ ਅਰਥ** :—ਮਨਿ ਤਨਿ—ਮਨ ਨਾਲ ਤੇ ਸਰੀਰ ਨਾਲ । ਨਾਮਿ—ਨਾਮ ਵਿਚ । ਨਾਮੋ—ਨਾਮ ਹੀ । ਬਿਲਾਇ ਗਈ—ਦੂਰ ਹੋ ਗਈ ।

**ਅਰਥ** :—ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।

ਸਤਿਗੁਰਿ ਮਿਲਿਐ ਨਾਮੁ ਉਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥  
{ਪੰਨਾ ੬੫੩}

**ਪਦ ਅਰਥ :**—ਪਲੈ ਪਾਇ—ਮਿਲਦਾ ਹੈ ।

**ਅਰਥ :**—ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।

ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

**ਅਰਥ :**—ਜੇ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।

ਓਸੁ ਅਰਲੁ ਬਰਲੁ ਮੁਹੁ ਨਿਕਲੈ ਨਿਤ ਝਗੁ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੇ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

**ਪਦ ਅਰਥ :**—ਅਰਲੁ ਬਰਲੁ—ਬਕਵਾਸ । ਝਗੁ ਸੁਟਦਾ—(ਭਾਵ) ਨਿੰਦਾ ਕਰਦਾ । ਕਿਰਤੁ—ਪਿਛਲੀ ਕੀਤੀ ਕਮਾਈ ।

**ਅਰਥ :**—ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।

ਜਿਥੈ ਓਹੁ ਜਾਇ ਤਿਥੈ ਓਹੁ ਝੁਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਰੈ ਅਗੈ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ ੬੫੩}

**ਅਰਥ :**—ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੁਠਾ ਹੁੰਦਾ ਹੈ, ਝੁਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।

ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ {ਪੰਨਾ ੬੫੩}

**ਪਦ ਅਰਥ :**—ਥੇਹੁ—ਸਤਸੰਗ-ਰੂਪ ਪਿੰਡ । ਗੁਰਿ—ਗੁਰੂ ਨੇ । ਹਤੇ—ਨਾਸ ਕਰ ਦਿੱਤੇ । ਇਤੇ—ਇਤਨੇ ।

**ਅਰਥ :**—ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ



ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।

ਸਲੋਕ ਮਃ ੧ ॥ ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥ {ਪੰਨਾ ੬੫੩}

ਪਦ ਅਰਥ :—ਰਜਾਇ—ਰਜਾ ਵਿਚ । ਪਾਇ—ਪਾਈਦਾ ਹੈ । ਪਾਂਡੇ—ਹੇ ਪੰਡਿਤ ! ਹੰਢਹਿ—ਫਿਰਦੇ ਹਨ । ਜੀਅ—ਜੀਵ ।

ਅਰਥ :—ਹੇ ਪੰਡਿਤ ! ਐਸ ਵੇਲੇ (ਝੁਰਿਆਂ) ਕੁਝ ਨਹੀਂ ਬਣਦਾ; ਪ੍ਰਭੂ ਦੀ ਰਜਾ ਵਿਚ (ਆਪਣੇ ਹੀ ਪਿਛਲੇ ਕੀਤੇ ਅਨੁਸਾਰ) ਲਿਖਿਆ (ਲੇਖ) ਪਾਈਦਾ ਹੈ; ਜਦੋਂ ਪ੍ਰਭੂ ਦਾ ਹੁਕਮ ਹੋਇਆ ਤਦੋਂ ਇਹ ਫੈਸਲਾ ਹੋਇਆ ਤੇ (ਉਸ ਲੇਖ-ਅਨੁਸਾਰ) ਜੀਵ (ਕਰਮ) ਕਮਾਂਦੇ ਫਿਰਦੇ ਹਨ ।੧।

ਮਃ ੨ ॥ ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥ {ਪੰਨਾ ੬੫੩}

ਪਦ ਅਰਥ :—ਨਕਿ—ਨੱਕ ਵਿਚ । ਹਥਿ—ਹੱਥ ਵਿਚ । ਦੇ—ਦੇਂਦਾ ਹੈ ।

ਅਰਥ :—ਹੇ ਨਾਨਕ ! ਜੀਵ ਦੇ ਨੱਕ ਵਿਚ (ਰਜਾ ਦੀ) ਨੱਥ (ਨਕੇਲ) ਹੈ ਜੋ ਖਸਮ ਪ੍ਰਭੂ ਦੇ (ਆਪਣੇ) ਹੱਥ ਵਿਚ ਹੈ, ਪਿਛਲੇ ਕੀਤੇ ਹੋਏ ਕੰਮਾਂ ਅਨੁਸਾਰ ਬਣਿਆ ਸੁਭਾਉ ਹੁਣ ਧੱਕ ਕੇ ਚਲਾ ਰਿਹਾ ਹੈ । ਸੱਚ ਇਹ ਹੈ ਕਿ ਜਿਥੇ ਜੀਵ ਦਾ ਦਾਣਾ-ਪਾਣੀ ਹੁੰਦਾ ਹੈ ਉਥੇ ਖਾਣਾ ਪੈਂਦਾ ਹੈ ।੨।

ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥ {ਪੰਨਾ ੬੫੩}

ਪਦ ਅਰਥ :—ਬਹਾਲੀਓਨੁ—ਉਸ ਪ੍ਰਭੂ ਨੇ ਆਪ ਕਾਇਮ ਕੀਤੀਆਂ ਹਨ । ਘਾਲਿਓਨੁ—ਉਸ (ਹਰੀ) ਨੇ ਨਾਸ ਕੀਤਾ ਹੈ । ਪ੍ਰਤਿਪਾਲਿਓਨੁ—ਉਸ ਨੇ (ਹਰੇਕ ਜੀਵ ਨੂੰ) ਪਾਲਿਆ ਹੈ । ਨਿਹਾਲਿਓਨੁ—ਉਸ ਨੇ ਵੇਖਿਆ ਹੈ । ਜਾਲਿਓਨੁ—ਉਸ ਨੇ ਸਾੜਿਆ ਹੈ ।

ਅਰਥ :—ਪ੍ਰਭੂ ਨੇ ਆਪ ਹੀ ਸਾਰੀਆਂ (ਜਗਤ-) ਵਿਓਂਤਾਂ ਬਣਾ ਕੇ ਕਾਇਮ ਕੀਤੀਆਂ ਹਨ; ਆਪ ਹੀ ਸੰਸਾਰ ਦੀ ਰਚਨਾ ਰਚ ਕੇ ਆਪ ਹੀ ਨਾਸ ਕਰਦਾ ਹੈ; ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ ਤੇ ਆਪੇ ਹੀ ਪਾਲਦਾ ਹੈ; ਆਪੇ ਹੀ ਆਪਣੇ ਸੇਵਕਾਂ ਨੂੰ ਗਲ ਲਾ ਕੇ ਰੱਖਦਾ ਹੈ, ਆਪ ਹੀ ਮੇਹਰ ਦੀ ਨਜ਼ਰ ਨਾਲ ਵੇਖਦਾ ਹੈ । ਹੇ ਨਾਨਕ ! ਭਗਤਾਂ ਨੂੰ ਸਦਾ ਪ੍ਰਸੰਨਤਾ ਰਹਿੰਦੀ ਹੈ, (ਕਿਉਂਕਿ) ਉਹਨਾਂ ਦਾ ਮਾਇਆ ਦਾ ਪਿਆਰ ਉਸ ਪ੍ਰਭੂ ਨੇ ਆਪ ਸਾੜ ਦਿੱਤਾ ਹੈ ।੨੮।

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥

ਪਦ ਅਰਥ :—ਇਕ ਮਨਿ—ਇਕ ਮਨ ਨਾਲ । ਇਕ ਚਿਤਿ—ਇਕ ਚਿੱਤ ਨਾਲ । ਭਾਇ—ਪ੍ਰੇਮ ਨਾਲ । ਦੇਇ—ਦੇਂਦਾ ਹੈ ।

ਅਰਥ :—ਹੇ ਮਨ ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖਸ਼ ਕੇ ਪਛੁਤਾਉਂਦਾ ਨਹੀਂ ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ ੬੫੩}

**ਅਰਥ :**—ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ ।੧।

**ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥**

**ਪਦ ਅਰਥ :**—ਲਾਇਅਨ—ਲਾਏ ਹਨ ਉਸ (ਹਰੀ) ਨੇ । ਸਾਰ—ਸੰਭਾਲ ।

**ਅਰਥ :**—ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ ।

**ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ ੬੫੩}**

**ਅਰਥ :**—ਹੇ ਨਾਨਕ ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ ।੨।

**ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥**

**ਪਦ ਅਰਥ :**—ਗੋਈ—ਨਾਸ ਕੀਤੀ ਹੈ ।

**ਅਰਥ :**—ਹੇ ਕਰਤਾਰ ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸਿਸਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ ।

**ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥**

**ਪਦ ਅਰਥ :**—ਸਬਦੁ—ਹੁਕਮ । ਸਭੁ—ਹਰ ਥਾਂ ।

**ਅਰਥ :**—ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ । ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ।

**ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ਸੁਧੁ॥ {ਪੰਨਾ ੬੫੩}**

**ਪਦ ਅਰਥ :**—ਸਭਿ—ਸਾਰੇ ।

**ਅਰਥ :**—ਹੇ ਨਾਨਕ ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ ! ) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ।੨੯।੧। ਸੁਧੁ ।

**ੴ ਸਤਿਗੁਰ ਪ੍ਰਸਾਦਿ ॥**

**ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧**

**ਬੁਤ ਪੂਜਿ ਪੂਜਿ ਹਿੰਦੂ ਮੂਏ, ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ, ਓਇ ਲੇ ਗਾਡੇ, ਤੇਰੀ ਗਤਿ ਦੁਹੁ ਨ ਪਾਈ ॥ ੧॥ ਮਨ ਰੇ, ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ, ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ, ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ, ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ, ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ, ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੁਤੇ, ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ, ਕਹਿ ਉਪਦੇਸੁ ਕਬੀਰਾ ॥੪॥੧॥ {ਪੰਨਾ ੬੫੪}**



**ਪਦ ਅਰਥ :**—ਮੂਏ—ਮਰ ਗਏ, ਖਪ ਗਏ, ਖੁਆਰ ਹੋਏ, ਜੀਵਨ ਵਿਅਰਥ ਗਵਾ ਗਏ । ਨਾਈ—ਨਿਵਾ ਨਿਵਾ ਕੇ, ਪੱਛਮ ਵਲ ਸਜਦੇ ਕਰ ਕਰ ਕੇ, ਰੱਬ ਨੂੰ ਕਾਹਬੇ ਵਿਚ ਹੀ ਸਮਝ ਕੇ । ਓਇ—ਉਹਨਾਂ (ਹਿੰਦੂਆਂ) ਨੇ । ਲੇ—ਲੈ ਕੇ, (ਆਪਣੇ ਮੁਰਦੇ) ਲੈ ਕੇ । ਜਾਰੇ—ਸਾੜ ਦਿੱਤੇ । ਗਾਡੇ—ਦੱਬ ਦਿੱਤੇ । ਗਤਿ—{skt. गति—1. condition, state, 2. knowledge, wisdom} 1. ਹਾਲਤ 2. ਉੱਚੀ ਆਤਮਕ ਅਵਸਥਾ । ਦੁਹੂ—ਨਾਹ ਹਿੰਦੂਆਂ ਤੇ ਨਾਹ ਮੁਸਲਮਾਨਾਂ ।੧।

ਗਹੇਰਾ—ਗਹਿਰਾ, ਡੂੰਘਾ (ਖਾਤਾ) । ਅੰਧ—ਅੰਨ੍ਹਾ । ਦਿਸ—ਪਾਸਾ, ਤਰਫ । ਜੇਵਰਾ—ਜੇਵਰੀ, ਰੱਸੀ, ਫਾਹੀ ।੧।ਰਹਾਉ।

ਕਬਿਤ—ਕਵਿਤਾ । ਕਬਿਤਾ—ਕਵੀ ਲੋਕ । ਕਪੜ—ਕਾਪੜੀ ਫਿਰਕੇ ਦੇ ਲੋਕ, ਲੀਰਾਂ ਦੀ ਗੋਦੜੀ ਪਹਿਨਣ ਵਾਲੇ । ਕੇਦਾਰਾ—ਹਿਮਾਲੇ ਪਰਬਤ ਵਿਚ ਇਕ ਹਿੰਦੂ ਤੀਰਥ, ਰਿਆਸਤ ਗੜ੍ਹਵਾਲ (ਯੂ. ਪੀ.) ਵਿਚ, ਰੁਦ੍ਰ ਹਿਮਾਲੇ ਦੀ ਬਰਫ਼ਾਨੀ ਧਾਰਾ ਵਿਚ ਮਹਾ ਪੰਥ ਦੀ ਚੋਟੀ ਹੇਠ ਇਕ ਟਿੱਲੇ ਉੱਤੇ । ਇੱਥੇ ਸਦਾ-ਸ਼ਿਵ ਦਾ ਮੰਦਰ ਹੈ, ਜਿਸ ਵਿਚ ਝੋਟੇ ਦੀ ਸ਼ਕਲ ਦਾ ਮਹਾਂਦੇਵ ਹੈ । ਪਾਂਡਵਾਂ ਤੋਂ ਹਾਰ ਖਾ ਕੇ ਸ਼ਿਵ ਜੀ ਇੱਥੇ ਝੋਟੇ ਦੀ ਸ਼ਕਲ ਵਿਚ ਆਏ । ਇਨਹਿ—ਇਹਨਾਂ ਲੋਕਾਂ ਭੀ ।੨।

ਦਰਬੁ—{द्वय} ਧਨ । ਸੰਚਿ—ਇਕੱਠਾ ਕਰ ਕੇ । ਗਡਿ ਲੇ—ਦੱਬ ਰੱਖੇ । ਕੰਚਨ ਭਾਰੀ—ਸੋਨੇ ਦੇ ਭਾਰ, ਸੋਨੇ ਦੇ ਢੇਰ । ਨਾਰੀ—ਨਾਰੀਆਂ ।੩।

ਬਿਗੂਤੇ—ਖੁਆਰ ਹੋਏ । ਨਿਰਖ—{Skt. निरीक्ष्य} ਗਹੁ ਨਾਲ ਤੱਕ ਕੇ, ਨਿਰਨਾ ਕਰ ਕੇ । ਸਰੀਰਾ—ਸਰੀਰ ਵਿਚ, ਆਪਣੇ ਅੰਦਰ । ਗਤਿ—ਉੱਚੀ ਆਤਮਕ ਅਵਸਥਾ, ਗਿਆਨ, ਸਮਝ ।੪।

**ਅਰਥ :**—ਹੇ ਮੇਰੇ ਮਨ ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ।੧।ਰਹਾਉ।

ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ) । (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ।੧।

(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ । (ਹੇ ਪ੍ਰਭੂ ! ) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ।੨।

ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸੜੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ।੩।

ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖੁਆਰ ਹੋ ਰਹੇ ਹਨ । ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ।੪।੧।

ਸ਼ਬਦ ਦਾ ਭਾਵ :—ਸਿਮਰਨ ਤੋਂ ਬਿਨਾ ਜੀਵਨ ਵਿਅਰਥ ਹੈ । ਸਿਮਰਨ-ਹੀਨ ਬੰਦਿਆਂ ਲਈ ਇਹ ਜਗਤ ਇਕ ਅੰਨ੍ਹਾ ਖਾਤਾ ਹੈ, ਉਹਨਾਂ ਦੇ ਕਰਮ ਉਹਨਾਂ ਵਾਸਤੇ ਹੋਰ ਹੋਰ ਫਾਹੀ ਦਾ ਕੰਮ ਕਰਦੇ ਹਨ ।

ਜਬ ਜਰੀਐ ਤਬ ਹੋਇ ਭਸਮ ਤਨੁ, ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ, ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੋ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ, ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ, ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ, ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ, ਬਰੀ ਨਾਰਿ ਸੰਗਿ ਭਈ, ਆਗੈ ਸਜਨ ਸੁਹੇਲਾ ॥ ਮਰਘਟ ਲਉ, ਸਭੁ ਲੋਗੁ ਕੁਟੰਬੁ ਭਇਓ, ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ, ਸੁਨਹੁ ਰੇ ਪ੍ਰਾਨੀ, ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ, ਜਿਉ ਨਲਨੀ ਭ੍ਰਮਿ ਸੂਆ ॥੪॥੨॥{ਪੰਨਾ ੬੫੪}

**ਪਦ ਅਰਥ** :—ਜਰੀਐ—ਜਾਰੀਐ, ਸਾੜੀਦਾ ਹੈ । ਭਸਮ—ਸੁਆਹ । ਤਨੁ—ਸਰੀਰ । ਰਹੈ—(ਜੇ ਕਬਰ ਵਿਚ) ਟਿਕਿਆ ਰਹੇ । ਕਿਰਮ—ਕੀੜੇ । ਖਾਈ—ਖਾ ਜਾਂਦਾ ਹੈ । ਗਾਗਰਿ—ਘੜੇ ਵਿਚ । ਨੀਰੁ—ਪਾਣੀ । ਪਰਤੁ ਹੈ—ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ—ਇਹ ਹੀ । ਬਡਾਈ—ਮਹੱਤਤਾ, ਮਾਣ, ਫ਼ਖਰ ।੧।

ਫੂਲਿਆ ਫੂਲਿਆ—ਹੰਕਾਰ ਵਿਚ ਮੱਤਾ ਹੋਇਆ । ਮਾਸ—ਮਹੀਨੇ । ਉਰਧ ਮੁਖ—ਮੂੰਹ-ਭਾਰ, ਉਲਟਾ । ਸੋ ਦਿਨੁ—ਉਹ ਸਮਾ ।੧।ਰਹਾਉ।

ਮਧੁ—ਸ਼ਹਿਦ । ਸਠੋਰਿ—ਸਠੋਰ ਨੇ {skt. शठ-A rogue, a fool} ਮੂਰਖ ਨੇ, ਠੱਗ ਨੇ । ਜਿਉ...ਜੀਆ—ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫੇ ਨਾਲ ਧਨ ਜੋੜਿਆ । ਲੇਹੁ ਲੇਹੁ—ਲਉ, ਲੈ ਚੱਲੋ । ਭੂਤੁ—ਗੁਜਰ ਚੁਕਿਆ ਪ੍ਰਾਣੀ, ਮੁਰਦਾ ।੨।

ਦੇਹੁਰੀ—ਘਰ ਦੀ ਬਾਹਰਲੀ ਦਲੀਜ਼ । ਲਉ—ਤੱਕ । ਬਰੀ ਨਾਰਿ—ਵਹੁਟੀ । ਸੰਗਿ ਭਈ—ਨਾਲ ਹੋਈ, ਨਾਲ ਗਈ । ਮਰਘਟ—ਮਸਾਣ । ਕੁਟੰਬੁ—ਪਰਵਾਰ । ਹੰਸੁ—ਆਤਮਾ ।੩।

ਕੂਆ—ਖੂਹ । ਕਾਲ ਗ੍ਰਸ ਕੂਆ—ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੋਰਿਆ ਹੋਇਆ ਹੈ । ਆਪੁ—ਆਪਣੇ ਆਪ ਨੂੰ । ਨਲਨੀ—ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ । ਭ੍ਰਮਿ—ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ । ਸੂਆ—ਤੋਤਾ ।੪।

**ਅਰਥ** :—(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ । (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ।੧।ਰਹਾਉ।

ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫੇ ਕਰ ਕਰ ਕੇ ਧਨ ਜੋੜਿਆ (ਪਰ ਆਖਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ—ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ।੨।

ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ।੩।

ਕਬੀਰ ਆਖਦਾ ਹੈ—ਹੇ ਬੰਦੇ ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੜ ਰੱਖਦਾ ਹੈ (ਨੋਟ :—ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਸ਼ਬਦ ਦਾ ਭਾਵ :—ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ । ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ ।

ਬੇਦ ਪੁਰਾਨ ਸਭੈ ਮਤ ਸੁਨਿ ਕੈ, ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ, ਉਠਿ ਪੰਡਿਤ ਪੈ ਚਲੇ  
ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ  
ਕੀਨੋ, ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ, ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ  
ਆਈ, ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ, ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ  
ਸਭੈ ਜਗ ਉਪਰ, ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ, ਪ੍ਰੇਮ ਭਗਤਿ ਜਿਹ ਜਾਨੀ  
॥੪॥੩॥ {ਪੰਨਾ ੬੫੪}

ਪਦ ਅਰਥ :—ਕਰੀ—(ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ । ਕਰਮ—ਕਰਮ-ਕਾਂਡ । ਗ੍ਰਸਤ—ਗ੍ਰਸੇ ਹੋਏ । ਕਾਲ  
ਗ੍ਰਸਤ—ਮੌਤ ਦੇ ਡਰ ਵਿਚ ਗ੍ਰਸੇ ਹੋਏ । ਪੈ—ਭੀ । ਨਿਰਾਸਾ—ਆਸ ਪੂਰੀ ਹੋਣ ਤੋਂ ਬਿਨਾ ਹੀ ।੧।

ਸਰਿਓ ਨ—ਸਿਰੇ ਨਾਹ ਚੜ੍ਹਿਆ । ਰਹਾਉ ।

ਬਨ ਖੰਡ—ਜੰਗਲਾਂ ਵਿਚ । ਜਾਇ—ਜਾ ਕੇ । ਕੰਦ ਮੂਲੁ—ਗਾਜਰ ਮੂਲੀ ਆਦਿਕ । ਨਾਦੀ—ਜੋਗੀ । ਬੇਦੀ—ਕਰਮ-  
ਕਾਂਡੀ । ਸਬਦੀ—‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ । ਮੋਨੀ—ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ  
ਵਾਲੇ । ਪਟੈ—ਲੇਖੇ ਵਿਚ ।੨।

ਭਗਤਿ ਨਾਰਦੀ—ਪ੍ਰੇਮ-ਭਗਤੀ । ਤਨੁ ਕਾਛਿ ਕੂਛਿ ਦੀਨਾ—ਸਰੀਰ ਨੂੰ ਸਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ  
ਬਣਾ ਲਏ । ਡਿੰਭ—ਪਖੰਡ । ਉਨਿ—ਉਸ ਅਜਿਹੇ ਮਨੁੱਖ ਨੇ ।੩।

ਮਾਹਿ—ਵਿਚੇ ਹੀ । ਭ੍ਰਮ ਗਿਆਨੀ—ਭਰਮੀ ਗਿਆਨੀ । ਖਾਲਸੇ—ਆਜ਼ਾਦ । ਜਿਹ—ਜਿਨ੍ਹਾਂ ਨੇ ।੪।

ਅਰਥ :—ਹੇ ਮਨ ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ  
ਸੀ) ਨਹੀਂ ਹੋ ਸਕਿਆ ।੧। ਰਹਾਉ ।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ  
ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ  
ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) । ੨।

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ । ੩।

ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ । ੪। ੩।

ਸ਼ਬਦ ਦਾ ਭਾਵ :—ਪਰਮਾਤਮਾ ਦਾ ਭਜਨ ਹੀ ਮਨੁੱਖ ਦੇ ਕਰਨ-ਜੋਗ ਕੰਮ ਹੈ । ਇਹੀ ਮੌਤ ਦੇ ਸਹਿਮ ਤੋਂ ਬਚਾਂਦਾ ਹੈ । ਕਰਮ-ਕਾਂਡ, ਜੋਗ, ਤਪ ਆਦਿਕ ਸਿਮਰਨ ਦੇ ਟਾਕਰੇ ਤੇ ਤੁੱਛ ਹਨ ।

ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ਰਹਾਉ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਰਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥ {ਪੰਨਾ ੬੫੫}

ਪਦ ਅਰਥ :—ਦੁਇ ਦੁਇ ਲੋਚਨ—ਦੁਹੀਂ ਦੁਹੀਂ ਅੱਖੀਂ, (ਭਾਵ, ਚੰਗੀ, ਤਰ੍ਹਾਂ ਅੱਖਾਂ ਖੋਲ੍ਹ ਕੇ, ਗਹੁ ਨਾਲ) । ਪੇਖਾ—ਪੇਖਾਂ, ਮੈਂ ਵੇਖਦਾ ਹਾਂ । ਹਉ—ਮੈਂ । ਅਉਰੁ—ਕੋਈ ਹੋਰ, ਕਿਸੇ ਹੋਰ ਨੂੰ । ਨ ਦੇਖਾ—ਨ ਦੇਖਾਂ, ਮੈਂ ਨਹੀਂ ਵੇਖਦਾ । ਨੈਨ—ਅੱਖਾਂ । ਰੰਗੁ—ਪਿਆਰ । ਰਹੇ ਲਾਈ—ਲਾਇ ਰਹੇ, ਲਾ ਰਹੇ ਹਨ । ਬੇ ਗਲ—ਕੋਈ ਹੋਰ ਗੱਲ । ੧।

ਭਰਮੁ—ਭੁਲੇਖਾ । ਰਹਾਉ ।

ਬਾਜੀਗਰ—ਤਮਾਸ਼ਾ ਕਰਨ ਵਾਲੇ (ਪ੍ਰਭੂ) ਨੇ । ਡੰਕ—ਡੁਗਡੁਗੀ । ਖਲਕ—ਖਲਕਤ । ਤਮਾਸੇ—ਤਮਾਸ਼ਾ ਵੇਖਣ । ਸ੍ਰਾਂਗੁ—ਸਾਂਗ, ਤਮਾਸ਼ਾ । ਸਕੇਲਾ—ਸਮੇਟਿਆ, ਸਾਂਭਦਾ ਹੈ । ਰੰਗ ਰਵੈ—ਮੌਜ ਵਿਚ ਰਹਿੰਦਾ ਹੈ । ੨।

ਕਥਨੀ ਕਹਿ—ਨਿਰੀਆਂ ਗੱਲਾਂ ਕਰ ਕੇ । ਸਭ ਲੁਕਾਈ—ਸਾਰੀ ਲੋਕਾਈ, ਸਾਰੀ ਸ੍ਰਿਸ਼ਟੀ । ਰਹੀ—ਥੱਕ ਗਈ । ਗੁਰਮੁਖਿ—ਗੁਰੂ ਦੀ ਰਾਹੀਂ । ਆਪਿ—ਪ੍ਰਭੂ ਆਪ । ਬੁਝਾਈ—ਸਮਝ ਬਖਸ਼ਦਾ ਹੈ । ੩।

ਕਿੰਚਤ—ਥੋੜੀ ਜਿਹੀ । ਹਰਿ ਲੀਨੀ—ਹਰੀ ਵਿਚ ਲੀਨ ਹੋ ਜਾਂਦਾ ਹੈ । ਰੰਗਿ—ਪਿਆਰ ਵਿਚ । ਰਾਤਾ—ਰੰਗਿਆ ਜਾਂਦਾ ਹੈ । ੪।

ਅਰਥ :—ਜਦੋਂ ਤੋਂ ਮੇਰਾ ਚਿੱਤ ਪਰਮਾਤਮਾ ਦੇ ਨਾਮ ਵਿਚ ਗਿੱਝ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਗਿਆ ਹੈ (ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਹਸਤੀ ਭੀ ਜਗਤ ਵਿਚ ਹੈ; ਇਸ ਭੁਲੇਖੇ ਦੇ ਦੂਰ ਹੋਣ ਨਾਲ) ਹੁਣ ਕੋਈ ਡਰ ਨਹੀਂ ਰਹਿ ਗਿਆ (ਕਿਉਂਕਿ ਡਰ ਤਾਂ ਕਿਸੇ ਓਪਰੇ ਪਾਸੋਂ ਹੀ ਹੋ ਸਕਦਾ ਹੈ) । ੧। ਰਹਾਉ ।

(ਹੁਣ ਤਾਂ) ਮੈਂ (ਜਿੱਧਰ) ਅੱਖਾਂ ਖੋਲ੍ਹ ਕੇ ਤੱਕਦਾ ਹਾਂ, ਮੈਨੂੰ ਪਰਮਾਤਮਾ ਤੋਂ ਬਿਨਾ ਹੋਰ (ਓਪਰਾ) ਕੋਈ ਦਿੱਸਦਾ ਹੀ ਨਹੀਂ; ਮੇਰੀਆਂ ਅੱਖਾਂ (ਪ੍ਰਭੂ ਨਾਲ) ਪਿਆਰ ਲਾਈ ਬੈਠੀਆਂ ਹਨ (ਮੈਨੂੰ ਹਰ ਪਾਸੇ ਪ੍ਰਭੂ ਹੀ ਦਿੱਸਦਾ ਹੈ), ਹੁਣ ਮੈਥੋਂ

ਕੋਈ ਹੋਰ ਗੱਲ ਆਖੀ ਹੀ ਨਹੀਂ ਜਾ ਸਕਦੀ (ਭਾਵ, ਮੈਂ ਹੁਣ ਇਹ ਆਖਣ-ਜੋਗਾ ਹੀ ਨਹੀਂ ਰਿਹਾ ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਭੀ ਕਿਤੇ ਹੈ) ।੧।

(ਮੈਨੂੰ ਹੁਣ ਇਉਂ ਦਿੱਸਦਾ ਹੈ ਕਿ) ਜਦੋਂ ਪ੍ਰਭੂ-ਬਾਜੀਗਰ ਡੁਗਡੁਗੀ ਵਜਾਉਂਦਾ ਹੈ, ਤਾਂ ਸਾਰੀ ਖਲਕਤ (ਜਗਤ-) ਤਮਾਸ਼ਾ ਵੇਖਣ ਆ ਜਾਂਦੀ ਹੈ, ਤੇ ਜਦੋਂ ਉਹ ਬਾਜੀਗਰ ਖੇਲ ਸਮੇਟਦਾ ਹੈ, ਤਾਂ ਇਕੱਲਾ ਆਪ ਹੀ ਆਪ ਆਪਣੀ ਮੌਜ ਵਿਚ ਰਹਿੰਦਾ ਹੈ ।੨।

(ਪਰ ਇਹ ਦ੍ਰਿੜ ਦਾ) ਭੁਲੇਖਾ ਨਿਰੀਆਂ ਗੱਲਾਂ ਕਰਨ ਨਾਲ ਦੂਰ ਨਹੀਂ ਹੁੰਦਾ, ਨਿਰੀਆਂ ਗੱਲਾਂ ਕਰ ਕਰ ਕੇ ਤਾਂ ਸਾਰੀ ਦੁਨੀਆ ਥੱਕ ਚੁੱਕੀ ਹੈ (ਕਿਸੇ ਦੇ ਅੰਦਰੋਂ ਦ੍ਰਿੜ-ਭਾਵ ਜਾਂਦੀ ਨਹੀਂ) । ਜਿਸ ਮਨੁੱਖ ਨੂੰ ਪਰਮਾਤਮਾ ਆਪ ਗੁਰੂ ਦੀ ਰਾਹੀਂ ਸੁਮੱਤ ਦੇਂਦਾ ਹੈ, ਉਸ ਦੇ ਹਿਰਦੇ ਵਿਚ ਉਹ ਸਦਾ ਟਿਕਿਆ ਰਹਿੰਦਾ ਹੈ ।੩।

ਕਬੀਰ ਆਖਦਾ ਹੈ—ਜਿਸ ਮਨੁੱਖ ਉੱਤੇ ਗੁਰੂ ਨੇ ਖੋੜੀ ਜਿਤਨੀ ਭੀ ਮਿਹਰ ਕਰ ਦਿੱਤੀ ਹੈ, ਉਸ ਦਾ ਤਨ ਤੇ ਮਨ ਸਭ ਹਰੀ ਵਿਚ ਲੀਨ ਹੋ ਜਾਂਦਾ ਹੈ, ਉਹ ਪ੍ਰਭੂ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ਜੋ ਸਾਰੇ ਜਗਤ ਨੂੰ ਜੀਵਨ ਦੇਣ ਵਾਲਾ ਹੈ ।੪।੪।੪।

ਸ਼ਬਦ ਦਾ ਭਾਵ :—ਪ੍ਰਭੂ ਨਾਲ ਮਿਲਾਪ-ਅਵਸਥਾ ਵਿਚ ਹਰ ਥਾਂ ਪ੍ਰਭੂ ਹੀ ਦਿੱਸਦਾ ਹੈ, ਇਹ ਜਗਤ ਉਸੇ ਦੀ ਹੀ ਬਣਾਈ ਹੋਈ ਖੇਡ ਪ੍ਰਤੀਤ ਹੁੰਦੀ ਹੈ । ਪਰ ਇਹ ਅਵਸਥਾ ਗੁਰੂ ਦੀ ਮਿਹਰ ਨਾਲ ਆਪਾ-ਭਾਵ ਦੂਰ ਕੀਤਿਆਂ ਮਿਲਦੀ ਹੈ ।੪।

ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥ ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥ ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥ ਮੇਰੇ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥ {ਪੰਨਾ ੬੫੫}

ਪਦ ਅਰਥ :—ਨਿਗਮ—ਵੇਦ ਆਦਿਕ ਧਰਮ-ਪੁਸਤਕ । ਠਾਟਾ—ਠਣ, {Skt. स्तर} । ਦੂਧ ਕੇ ਠਾਟਾ—ਦੁੱਧ ਦੇ ਥਣ, ਦੁੱਧ ਦਾ ਸੋਮਾ, ਅੰਮ੍ਰਿਤ ਦਾ ਸੋਮਾ । ਸਮੁੰਦੁ—(ਭਾਵ,) ਸਤਸੰਗ । ਬਿਲੋਵਨ ਕਉ—ਰਿੜਕਣ ਲਈ । ਮਾਟਾ—ਚਾਟੀ (ਨੋਟ :—ਜਿਵੇਂ ਚਾਟੀ ਵਿਚ ਦੁੱਧ ਰਿੜਕਦੀ ਹੈ, ਤਿਵੇਂ ਸਤਸੰਗ ਵਿਚ ਧਰਮ-ਪੁਸਤਕ ਵਿਚਾਰੀਦੇ ਹਨ) । ਹੋਹੁ—ਬਣ । ਤਾ ਕੀ—(ਜਾ ਕੇ.....ਜਿਸ ਪ੍ਰਭੂ ਦੇ.....) ਉਸ ਪ੍ਰਭੂ ਦੀ । ਛਾਛਿ—ਲੱਸੀ, (ਭਾਵ, ਸਾਧਾਰਨ ਅਨੰਦ ਜੋ ਬਾਣੀ ਦੀ ਵਿਚਾਰ ਤੋਂ ਮਿਲ ਸਕਦਾ ਹੈ) ।੧।

ਚੇਰੀ—ਹੇ ਦਾਸੀ ! ਹੇ ਜੀਵ-ਇਸੜੀ ! ਹੇ ਜਿੰਦੇ ! ਨ ਕਰਸਿ—ਤੂੰ (ਕਿਉਂ) ਨਹੀਂ ਕਰਦੀ ? ਅਧਾਰਾ—ਆਸਰਾ ।੧।ਰਹਾਉ।

ਅਜਹੁ—ਅਜੇ ਤਕ । ਗਲਹਿ—ਗਲ ਵਿਚ । ਤਉਕੁ—ਲੋਹੇ ਦਾ ਕੜਾ ਜੋ ਗੁਲਾਮਾਂ ਦੇ ਗਲ ਵਿਚ ਪਾਇਆ ਜਾਂਦਾ ਸੀ, ਮੋਹ ਦਾ ਪਟਾ । ਪਗ—ਪੈਰਾਂ ਵਿਚ । ਬੇਰੀ—ਆਸਾਂ ਦੀ ਬੇੜੀ । ਤੂ ਬਪੁਰੀ—ਤੈਨੂੰ ਨਿਮਾਣੀ ਨੂੰ । ਜਮਿ—ਜਮ ਨੇ । ਹੇਰੀ—ਤੱਕ ਵਿਚ ਰੱਖਿਆ ਹੋਇਆ ਹੈ ।੨।

ਸੋਈ ਸੋਈ—ਕਈ ਜਨਮਾਂ ਦੀ ਸੁੱਤੀ ਹੋਈ । ਜਿਤੁ—ਜਿੱਧਰ ।੩।

ਸੁਮਤਿ—ਚੰਗੀ ਮੱਤ । ਜਾ ਤੇ—ਜਿਸ ਦੀ ਬਰਕਤਿ ਨਾਲ । ਭ੍ਰਮ ਕੀ ਲੀਕ—ਭਰਮ ਭਟਕਣਾਂ ਦੀ ਲਕੀਰ, ਉਹ ਸੰਸਕਾਰ ਜੋ ਭਟਕਣਾਂ ਵਿਚ ਪਾਈ ਰੱਖਦੇ ਸਨ । ਰਸੁ—ਆਤਮਕ ਅਨੰਦ ।੪।

**ਅਰਥ :**—ਹੇ ਜਿੰਦੇ ! ਤੂੰ ਉਸ ਪਰਮਾਤਮਾ ਨੂੰ ਕਿਉਂ ਆਪਣਾ ਖਸਮ ਨਹੀਂ ਬਣਾਉਂਦੀ ਜੋ ਜਗਤ ਦਾ ਜੀਵਨ ਹੈ ਤੇ ਸਭ ਦੇ ਪ੍ਰਾਣਾਂ ਦਾ ਆਸਰਾ ਹੈ ? ।੧। ਰਹਾਉ।

(ਹੇ ਜਿੰਦੇ ! ) ਤੂੰ ਉਸ ਪ੍ਰਭੂ ਦੇ ਨਾਮ ਦੀ ਰਿੜਕਣ ਵਾਲੀ ਬਣ (ਭਾਵ, ਤੂੰ ਉਸ ਪ੍ਰਭੂ ਦੇ ਨਾਮ ਵਿਚ ਚਿੱਤ ਜੋੜ), ਵੇਦ ਆਦਿਕ ਧਰਮ-ਪੁਸਤਕ ਜਿਸ ਦੇ (ਨਾਮ-ਅੰਮ੍ਰਿਤ) ਦੁੱਧ ਦੇ ਸੋਮੇ ਹਨ ਤੇ ਸਤਸੰਗ ਉਸ ਦੁੱਧ ਦੇ ਰਿੜਕਣ ਲਈ ਚਾਟੀ ਹੈ । (ਹੇ ਜਿੰਦੇ ! ਜੇ ਤੈਨੂੰ ਹਰਿ-ਮਿਲਾਪ ਨਸੀਬ ਨਾਹ ਹੋਇਆ, ਤਾਂ ਭੀ) ਉਹ ਪ੍ਰਭੂ (ਸਤਸੰਗ ਵਿਚ ਬੈਠ ਕੇ ਧਰਮ-ਪੁਸਤਕਾਂ ਦੇ ਵਿਚਾਰਨ ਦਾ) ਤੇਰਾ ਸਾਧਾਰਨ ਅਨੰਦ ਨਹੀਂ ਮਿਟਾਇਗਾ ।੧।

ਹੇ ਜਿੰਦੇ ! ਤੇਰੇ ਗਲ ਵਿਚ ਮੋਹ ਦਾ ਪਟਾ ਤੇ ਤੇਰੇ ਪੈਰਾਂ ਵਿਚ ਆਸਾਂ ਦੀਆਂ ਬੇੜੀਆਂ ਹੋਣ ਕਰਕੇ ਤੈਨੂੰ ਪਰਮਾਤਮਾ ਨੇ ਘਰ ਘਰ (ਕਈ ਜੂਨਾਂ ਵਿਚ) ਫਿਰਾਇਆ ਹੈ, (ਹੁਣ ਭਾਗਾਂ ਨਾਲ ਕਿਤੇ ਮਨੁੱਖਾ-ਜਨਮ ਮਿਲਿਆ ਸੀ) ਹੁਣ ਭੀ ਤੂੰ ਉਸ ਪ੍ਰਭੂ ਨੂੰ ਯਾਦ ਨਹੀਂ ਕਰਦੀ, ਹੇ ਭਾਗ-ਹੀਣ ! ਤੈਨੂੰ ਜਮ ਨੇ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ (ਭਾਵ, ਮੌਤ ਆਇਆਂ ਫਿਰ ਪਤਾ ਨਹੀਂ ਕਿਸ ਲੰਮੇ ਗੇੜ ਵਿਚ ਪੈ ਜਾਇੰਗੀ) ।੨।

ਪਰ ਇਸ ਵਿਚਾਰੀ ਜਿੰਦ ਦੇ ਭੀ ਕੀਹ ਵੱਸ ? ਸਭ ਕੁਝ ਕਰਨ ਕਰਾਉਣ ਵਾਲਾ ਪ੍ਰਭੂ ਆਪ ਹੀ ਹੈ । ਇਹ ਕਈ ਜਨਮਾਂ ਦੀ ਸੁੱਤੀ ਹੋਈ ਜਿੰਦ (ਤਦੋਂ ਹੀ) ਜਾਗਦੀ ਹੈ (ਜਦੋਂ ਉਹ ਆਪ ਜਗਾਉਂਦਾ ਹੈ, ਕਿਉਂਕਿ) ਜਿੱਧਰ ਉਹ ਇਸ ਨੂੰ ਲਾਉਂਦਾ ਹੈ ਉਧਰ ਹੀ ਇਹ ਲੱਗਦੀ ਹੈ ।੩।

(ਉਸ ਦੀ ਮਿਹਰ ਨਾਲ ਜਾਗੀ ਹੋਈ ਜਿੰਦ ਨੂੰ ਜੱਗਿਆਸੂ ਜਿੰਦ ਪੁੱਛਦੀ ਹੈ) ਹੇ (ਭਾਗਾਂ ਵਾਲੀਏ) ਜਿੰਦੇ ! ਤੈਨੂੰ ਕਿੱਥੋਂ ਇਹ ਸੁਮੱਤ ਮਿਲੀ ਹੈ, ਜਿਸ ਦੀ ਬਰਕਤਿ ਨਾਲ ਤੇਰੇ ਉਹ ਸੰਸਕਾਰ ਮਿਟ ਗਏ ਹਨ, ਜੋ ਤੈਨੂੰ ਭਟਕਣਾ ਵਿਚ ਪਾਈ ਰੱਖਦੇ ਸਨ; (ਅੱਗੋਂ ਜਾਗੀ ਹੋਈ ਜਿੰਦ ਉੱਤਰ ਦੇਂਦੀ ਹੈ) ਹੇ ਕਬੀਰ ! ਸਤਿਗੁਰੂ ਦੀ ਕਿਰਪਾ ਨਾਲ ਮੇਰੀ ਉਸ ਆਤਮਕ ਆਨੰਦ ਨਾਲ ਜਾਣ-ਪਛਾਣ ਹੋ ਗਈ ਹੈ, ਤੇ ਮੇਰਾ ਮਨ ਉਸ ਵਿਚ ਪਰਚ ਗਿਆ ਹੈ ।੪।੫।

ਸ਼ਬਦ ਦਾ ਭਾਵ :—ਸਿਮਰਨ ਤੋਂ ਬਿਨਾ ਜੀਵ ਮਾਇਆ ਦੇ ਮੋਹ ਦੇ ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਜਿਸ ਉੱਤੇ ਪ੍ਰਭੂ ਦੀ ਮਿਹਰ ਹੋਵੇ, ਉਹ ਗੁਰੂ ਦੀ ਸ਼ਰਨ ਪੈ ਕੇ ਨਾਮ-ਰਸ ਮਾਣਦਾ ਹੈ ਤੇ ਜਨਮ-ਮਰਨ ਦੇ ਗੇੜ ਤੋਂ ਬਚ ਜਾਂਦਾ ਹੈ ।

ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਗੀ ॥ ਮੂਏ ਬਿਨੁ ਜੀਵਨੁ ਨਾਹੀ ॥੧॥ ਅਬ ਕਿਆ ਕਬੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥੨॥ ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥ ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥ {ਪੰਨਾ ੬੫੫}

**ਪਦ ਅਰਥ :**—ਜਿਹ ਬਾਝੁ—(ਉਹ “ਜੀਵਨੁ ਮੂਏ ਬਿਨੁ ਨਾਹੀ”) ਜਿਸ ਆਤਮਕ ਜੀਵਨ ਤੋਂ ਬਿਨਾ । ਜਉ—ਜੇ (ਉਹ ਰੱਬੀ ਜੀਵਨ) । ਘਾਲ ਅਘਾਈ—ਮਿਹਨਤ ਰੱਜ ਜਾਂਦੀ ਹੈ, ਘਾਲ-ਕਮਾਈ ਸਫਲ ਹੋ ਜਾਂਦੀ ਹੈ । ਕਹਾਂਗੀ—(ਲੋਕ) ਆਖਦੇ ਹਨ, ਕਹਹਿ । ਭਲੋ—ਭਲਾ, ਚੰਗਾ, ਸੁਹਣਾ । ਸਦ ਜੀਵਨੁ—(ਇਸ) ਅਟੱਲ ਜੀਵਨ (ਨੂੰ) । ਮੂਏ ਬਿਨੁ—(ਚਸਕਿਆਂ ਵਲੋਂ) ਮਰਨ ਤੋਂ ਬਿਨਾ, ਆਪਾ-ਭਾਵ ਛੱਡਣ ਤੋਂ ਬਿਨਾ ।੧।

ਅਬ—ਹੁਣ (ਜਦੋਂ “ਗਿਆਨੁ ਬੀਚਾਰਾ”) ਗਿਆਨੁ ਬੀਚਾਰਾ—(ਜਦੋਂ ਉਸ ਸਦ-ਜੀਵਨ) ਦੇ ਗਿਆਨ ਨੂੰ ਵਿਚਾਰ ਲਿਆ ਹੈ, ਜਦੋਂ ਉਸ ਅਟੱਲ ਜੀਵਨ ਦੀ ਸਮਝ ਪੈ ਗਈ ਹੈ । ਨਿਜ ਨਿਰਖਤ—ਮੇਰੇ ਵੇਹਦਿਆਂ । ਗਤ ਬਿਉਹਾਰਾ—ਬਦਲਣ ਵਾਲਾ ਵਿਹਾਰ, ਬਦਲਣ ਵਾਲੀ ਚਾਲ ।੧। ਰਹਾਉ।



ਘਸਿ—ਰਗੜ ਕੇ, (ਭਾਵ, ਆਪਾ-ਭਾਵ ਮਿਟਾਉਣ ਦੀ ਮਿਹਨਤ ਕਰ ਕੇ) । ਕੁੰਕਮ—ਕੇਸਰ । ਗਾਰਿਆ—ਗਾਲ ਲਿਆ ਹੈ, ਰਲਾ ਕੇ ਇੱਕ ਕਰ ਦਿੱਤਾ ਹੈ । ਕੁੰਕਮ ਚੰਦਨ—(ਜੀਵਨ-ਸੁਗੰਧੀ ਦੇਣ ਵਾਲੇ) ਆਤਮਾ ਤੇ ਪਰਮਾਤਮਾ । ਬਿਨੁ ਨੈਨਹੁ—ਅੱਖਾਂ ਤੋਂ ਬਿਨਾ, ਇਹਨਾਂ ਅੱਖਾਂ ਨੂੰ ਰੂਪ ਆਦਿਕ ਤੱਕਣ ਦੀ ਬਾਣ ਵਲੋਂ ਹਟਾ ਕੇ । ਨਿਹਾਰਿਆ—ਵੇਖ ਲਿਆ ਹੈ । ਪੂਤਿ—ਪੁੱਤਰ ਨੇ, ਜੀਵਾਤਮਾ ਨੇ । ਇਕੁ ਪਿਤਾ—ਇੱਕ ਪ੍ਰਭੂ-ਪਿਤਾ ਨੂੰ । ਜਾਇਆ—ਪੈਦਾ ਕਰ ਲਿਆ ਹੈ, (ਆਪਣੇ ਅੰਦਰ) ਪਰਗਟ ਕਰ ਲਿਆ ਹੈ । ਬਿਨੁ ਠਾਹਰ—ਜਿਸ ਦਾ ਕੋਈ ਥਾਂ ਨਹੀਂ ਸੀ, ਜੋ ਕਿਸੇ ਇੱਕ ਥਾਂ ਟਿਕਦਾ ਨਹੀਂ ਸੀ, ਜੋ ਸਦਾ ਭਟਕਦਾ ਰਹਿੰਦਾ ਸੀ । ੨।

ਜਾਚਕ—ਮੰਗਤਾ । ਨ ਜਾਈ ਖਾਇਆ—ਖਾਧਿਆਂ ਮੁੱਕਦਾ ਨਹੀਂ । ਸੋ—ਉਹ ਕੁਝ, ਇਤਨੀ ਆਤਮਕ ਦਾਤ । ਨ ਮੂਕਾ—ਨਹੀਂ ਮੁੱਕਦਾ । ਪਹਿ—ਪਾਸ, ਕੋਲ । ਚੂਕਾ—ਖਤਮ ਹੋ ਗਿਆ ਹੈ । ੩।

ਜੋ—ਜੋ ਮਨੁੱਖ । ਜੀਵਨ ਮਰਨਾ—(ਇਸ ਸਦ-) ਜੀਵਨ ਲਈ ਆਪਾ-ਭਾਵ ਮਿਟਾਉਣਾ । ਸੈਲ—ਸਿਲਾ ਵਰਗਾ, ਪਹਾੜ ਵਰਗਾ ਅਟੱਲ । ਮਾਨੈ—ਮਾਣਦਾ ਹੈ । ਪੰਚ—ਸੰਤ । ਕਬੀਰੈ—ਕਬੀਰ ਨੇ । ਆਪੁ—ਆਪਾ-ਭਾਵ । ੪।

**ਅਰਥ :**—ਜਿਸ (ਸਦਾ-ਬਿਰ ਰਹਿਣ ਵਾਲੇ ਆਤਮਕ ਜੀਵਨ) ਤੋਂ ਬਿਨਾ ਜੀਵਿਆ ਹੀ ਨਹੀਂ ਜਾ ਸਕਦਾ, ਤੇ ਜੇ ਉਹ ਜੀਵਨ ਮਿਲ ਜਾਏ ਤਾਂ ਘਾਲ ਸਫਲ ਹੋ ਜਾਂਦੀ ਹੈ, ਜੋ ਜੀਵਨ ਸਦਾ ਕਾਇਮ ਰਹਿਣ ਵਾਲਾ ਹੈ, ਤੇ ਜਿਸ ਨੂੰ ਲੋਕ ਸੁਹਣਾ ਜੀਵਨ ਆਖਦੇ ਹਨ, ਉਹ ਜੀਵਨ ਆਪਾ-ਭਾਵ ਤਿਆਗਣ ਤੋਂ ਬਿਨਾ ਨਹੀਂ ਮਿਲ ਸਕਦਾ । ੧।

ਜਦੋਂ ਉਸ 'ਸਦ-ਜੀਵਨ' ਦੀ ਸਮਝ ਪੈ ਜਾਂਦੀ ਹੈ ਤਦੋਂ ਉਸ ਦੇ ਬਿਆਨ ਕਰਨ ਦੀ ਲੋੜ ਨਹੀਂ ਰਹਿੰਦੀ । (ਉਂਵ ਉਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਆਪਣੇ ਵੇਹਦਿਆਂ ਹੀ (ਜਗਤ ਦੀ ਸਦਾ) ਬਦਲਦੇ ਰਹਿਣ ਦੀ ਚਾਲ ਵੇਖ ਲਈਦੀ ਹੈ (ਭਾਵ, ਇਹ ਵੇਖ ਲਈਦਾ ਹੈ ਕਿ ਜਗਤ ਸਦਾ ਬਦਲ ਰਿਹਾ ਹੈ, ਪਰ ਆਪਾ ਮਿਟਾਇਆਂ ਮਿਲਿਆ ਜੀਵਨ ਅਟੱਲ ਰਹਿੰਦਾ ਹੈ) । ੧। ਰਹਾਉ।

ਜਿਸ ਪੁੱਤਰ (ਜੀਵਾਤਮਾ) ਨੇ ਘਾਲ-ਕਮਾਈ ਕਰ ਕੇ ਆਪਣੀ ਜਿੰਦ ਨੂੰ ਪ੍ਰਭੂ ਵਿਚ ਮਿਲਾ ਦਿੱਤਾ ਹੈ, ਉਸ ਨੇ ਆਪਣੀਆਂ ਅੱਖਾਂ ਨੂੰ ਜਗਤ-ਤਮਾਸ਼ੇ ਵਲੋਂ ਹਟਾ ਕੇ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ । ਉਸ ਨੇ ਆਪਣੇ ਅੰਦਰ ਆਪਣੇ ਪਿਤਾ-ਪ੍ਰਭੂ ਨੂੰ ਪਰਗਟ ਕਰ ਲਿਆ ਹੈ, ਪਹਿਲਾਂ ਉਹ ਸਦਾ ਬਾਹਰ ਭਟਕਦਾ ਸੀ, ਹੁਣ (ਉਸ ਨੇ ਆਪਣੇ ਅੰਦਰ, ਮਾਨੋ,) ਸ਼ਹਿਰ ਵਸਾ ਲਿਆ ਹੈ (ਭਾਵ, ਉਸ ਦੇ ਅੰਦਰ ਉਹ ਸੁੰਦਰ ਗੁਣ ਪੈਦਾ ਹੋ ਗਏ ਹਨ ਕਿ ਹੁਣ ਉਹ ਬਾਹਰ ਨਹੀਂ ਭਟਕਦਾ) । ੨।

ਜੋ ਮਨੁੱਖ ਮੰਗਤਾ (ਬਣ ਕੇ ਪ੍ਰਭੂ ਦੇ ਦਰ ਤੋਂ ਮੰਗਦਾ) ਹੈ ਉਸ ਨੂੰ ਦਾਤਾ-ਪ੍ਰਭੂ ਆਪ ਮਿਲ ਪੈਂਦਾ ਹੈ, ਉਸ ਨੂੰ ਉਹ ਇਤਨੀ ਆਤਮਕ ਜੀਵਨ ਦੀ ਦਾਤ ਬਖਸ਼ਦਾ ਹੈ ਜੋ ਖਰਚਿਆਂ ਖਤਮ ਨਹੀਂ ਹੁੰਦੀ । ਉਸ ਦਾਤ ਨੂੰ ਨਾਹ ਛੱਡਣ ਨੂੰ ਜੀ ਕਰਦਾ ਹੈ, ਨਾਹ ਉਹ ਮੁੱਕਦੀ ਹੈ, (ਤੇ ਉਸ ਦੀ ਬਰਕਤਿ ਨਾਲ) ਹੋਰਨਾਂ ਦੇ ਦਰ ਤੇ ਭਟਕਣਾ ਮੁੱਕ ਜਾਂਦੀ ਹੈ । ੩।

ਜੋ ਮਨੁੱਖ ਇਸ ਆਤਮਕ ਅਟੱਲ ਜੀਵਨ ਦੀ ਖਾਤਰ ਆਪਾ-ਭਾਵ ਮਿਟਾਉਣ ਦੀ ਜਾਚ ਸਿੱਖ ਲੈਂਦਾ ਹੈ, ਉਹ ਸੰਤਾਂ ਵਾਲੇ ਅਟੱਲ ਆਤਮਕ ਸੁਖ ਨੂੰ ਮਾਣਦਾ ਹੈ । ਮੈਂ ਕਬੀਰ ਨੇ (ਭੀ) ਉਹ (ਆਤਮਕ ਜੀਵਨ-ਰੂਪ) ਧਨ ਪ੍ਰਾਪਤ ਕਰ ਲਿਆ ਹੈ, ਤੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਪਾ-ਭਾਵ ਮਿਟਾ ਲਿਆ ਹੈ । ੪। ੬।

ਸ਼ਬਦ ਦਾ ਭਾਵ :—ਉੱਚਾ ਆਤਮਕ ਜੀਵਨ ਆਪਾ-ਭਾਵ ਮਿਟਾਇਆਂ ਹੀ ਮਿਲਦਾ ਹੈ । ਜਿਸ ਮਨੁੱਖ ਨੇ ਆਪਾ-ਭਾਵ ਮਿਟਾ ਲਿਆ ਹੈ, ਉਸ ਦਾ ਮਨ ਜਗਤ ਦੇ ਰੰਗ-ਤਮਾਸ਼ਿਆਂ ਵਿਚ ਨਹੀਂ ਫਸਦਾ ।

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਗੁ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ

ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੧॥ {ਪੰਨਾ ੬੫੫}

**ਪਦ ਅਰਥ :**—ਕਿਆ—ਕੀਹ ਲਾਭ ? ਗੁਨੀਐ {Skt. गणु} ਵਿਚਾਰੀਏ । ਕਿਆ ਹੋਈ—ਕੋਈ ਲਾਭ ਨਹੀਂ ਹੋਵੇਗਾ । ਜਉ—ਜੇ । ਸਹਜ—{Skt. सहज—as a natural result of} ਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ । ਸੋਈ—ਉਹ ਪ੍ਰਭੂ ।੧।

ਨ ਜਪਸਿ—ਤੂੰ ਨਹੀਂ ਜਪਦਾ । ਗਵਾਰਾ—ਹੇ ਗੰਵਾਰ ! ਹੇ ਮੂਰਖ ! ਬਾਰੰ ਬਾਰਾ—ਮੁੜ ਮੁੜ ।੧।ਰਹਾਉ।

ਅੰਧਿਆਰੇ—ਹਨੇਰੇ ਵਿਚ । ਚਹੀਐ—ਚਾਹੀਦਾ ਹੈ, ਲੋੜ ਹੁੰਦੀ ਹੈ । ਅਗੋਚਰ—ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਅ-ਗੋ-ਚਰ} । ਲਹੀਐ—ਲੱਭ ਪਏ । ਪਾਈ—(ਜਿਸ ਨੇ) ਲੱਭ ਲਈ । ਘਟਿ—(ਉਸ ਦੇ) ਹਿਰਦੇ ਵਿਚ । ਸਮਾਈ ਰਹਿਆ—ਅਡੋਲ ਜਗਦਾ ਰਹਿੰਦਾ ਹੈ ।੨।

ਕਹਿ—ਕਹੇ, ਕਹਿੰਦਾ ਹੈ । ਅਬ—ਹੁਣ (ਜਦੋਂ ‘ਅਗੋਚਰ ਬਸਤੁ’ ਲੱਭ ਪਈ ਹੈ) । ਜਾਨਿਆ—ਜਾਣ ਲਿਆ ਹੈ, ਸੂਝ ਪੈ ਗਈ ਹੈ, ਜਾਣ-ਪਛਾਣ ਹੋ ਗਈ ਹੈ । ਮਾਨਿਆ—ਮੰਨ ਗਿਆ, ਪਤੀਜ ਗਿਆ ਹੈ, ਸੰਤੁਸ਼ਟ ਹੋ ਗਿਆ ਹੈ । ਤਉ—ਤਾਂ । ਕਿਆ ਕੀਜੈ—ਕੀਹ ਕੀਤਾ ਜਾਏ ? ਕੋਈ ਮੁਥਾਜੀ ਨਹੀਂ ਹੁੰਦੀ ।੩।

**ਅਰਥ :**—ਹੇ ਮੂਰਖ ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ ? ।੧।ਰਹਾਉ।

(ਹੇ ਗੰਵਾਰ ! ) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾ ਹੋਵੇ ।੧।

ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ ।੨।

ਕਬੀਰ ਆਖਦਾ ਹੈ—ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ । ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ । (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੧।

ਸ਼ਬਦ ਦਾ ਭਾਵ :—ਜੇ ਮਨੁੱਖ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣਦੀ ਤਾਂ ਧਰਮ-ਪੁਸਤਕਾਂ ਦੇ ਪਾਠ ਕਰਾਉਣ ਦਾ ਕੋਈ ਲਾਭ ਨਹੀਂ ਹੁੰਦਾ । ਇਹ ਪਾਠ ਕਰਨੇ ਕਰਾਉਣੇ ਨਿਰੇ ਲੋਕਾਚਾਰੀ ਰਹਿ ਜਾਂਦੇ ਹਨ ।੧।

ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨਾਈ ॥ ਕਉਰਾਪਨੁ ਤਉ ਨ ਜਾਈ ॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੧॥ {ਪੰਨਾ ੬੫੬}

**ਪਦ ਅਰਥ :**—ਗਿਆਨੀ—ਗਿਆਨ ਦੀਆਂ ਗੱਲਾਂ ਕਰਨ ਵਾਲਾ । ਕਹਾ—ਕੀਹ ਲਾਭ ਹੈ ? ਬਿਲੋਵਸਿ—ਤੂੰ ਰਿੜਕਦਾ ਹੈਂ ।੧।

ਕਾਂਇਆ—ਸਰੀਰ । ਮਾਂਜਸਿ—ਤੂੰ ਮਾਂਜਦਾ ਹੈਂ । ਕਉਨ ਗੁਨਾਂ—ਇਸ ਦਾ ਕੀਹ ਲਾਭ ? ਜਉ—ਜੇ । ਘਟ—  
ਹਿਰਦਾ । ਮਲਨਾਂ—ਮੈਲ, ਵਿਕਾਰ, ਖੋਟ ।੧।ਰਹਾਉ।

ਲਉਕੀ—ਤੂੰਬੀ । ਅਠਸਠਿ—ਅਠਾਹਠ । ਤਉ—ਤਾਂ ਭੀ ।੨।

ਕਹਿ—ਕਹੇ, ਆਖਦਾ ਹੈ । ਬੀਚਾਰੀ—ਵਿਚਾਰ ਕੇ, ਸੋਚ ਕੇ । ਭਵ ਸਾਗਰੁ—ਸੰਸਾਰ-ਸਮੁੰਦਰ । ਮੁਰਾਰੀ—ਹੇ  
ਮੁਰਾਰੀ ! ਹੇ ਪ੍ਰਭੂ ! ।੩।

**ਅਰਥ** :—(ਹੇ ਝੂਠੇ ! ) ਜੇ ਤੇਰੇ ਹਿਰਦੇ ਵਿਚ (ਕਪਟ ਦੀ) ਮੈਲ ਹੈ ਤਾਂ ਇਸ ਗੱਲ ਦਾ ਕੋਈ ਫਾਇਦਾ ਨਹੀਂ ਕਿ ਤੂੰ  
ਆਪਣਾ ਸਰੀਰ ਮਾਂਜਦਾ ਫਿਰਦਾ ਹੈਂ (ਭਾਵ, ਬਾਹਰੋਂ ਸੁੱਚਾ ਤੇ ਪਵਿੱਤਰਤਾ ਰੱਖਦਾ ਹੈਂ) ।੧।ਰਹਾਉ।

ਹੇ ਪਖੰਡੀ ਮਨੁੱਖ ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮ) ਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ । ਤੈਨੂੰ  
ਇਸ ਪਾਣੀ ਰਿੜਕਣ ਤੋਂ ਕੋਈ ਲਾਭ ਨਹੀਂ ਹੋ ਸਕਦਾ ।੧।

(ਵੇਖ,) ਜੇ ਤੂੰਬੀ ਅਠਾਹਠ ਤੀਰਥਾਂ ਉੱਤੇ ਭੀ ਇਸ਼ਨਾਨ ਕਰ ਲਏ, ਤਾਂ ਭੀ ਉਸ ਦੀ (ਅੰਦਰਲੀ) ਕੁੜਿੱਤਣ ਦੂਰ ਨਹੀਂ  
ਹੁੰਦੀ ।੨।

(ਇਸ ਅੰਦਰਲੀ ਮੈਲ ਨੂੰ ਦੂਰ ਕਰਨ ਲਈ) ਕਬੀਰ ਤਾਂ ਸੋਚ ਵਿਚਾਰ ਕੇ (ਪ੍ਰਭੂ ਅੱਗੇ ਹੀ ਇਉਂ) ਅਰਦਾਸ ਕਰਦਾ ਹੈ—  
ਹੇ ਪ੍ਰਭੂ ! ਤੂੰ ਮੈਨੂੰ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।੩।੮।

ਸ਼ਬਦ ਦਾ ਭਾਵ :—ਮਨ ਦੀ ਮੈਲ ਤੀਰਥ-ਇਸ਼ਨਾਨ ਜਾਂ ਗਿਆਨ-ਚਰਚਾ ਨਾਲ ਦੂਰ ਨਹੀਂ ਹੁੰਦੀ । ਇਸ ਦਾ ਇਲਾਜ  
ਇੱਕੋ ਹੀ ਹੈ—ਪ੍ਰਭੂ ਦੇ ਦਰ ਤੇ ਢਹਿ ਪੈਣਾ ।੮।

**ੴ ਸਤਿਗੁਰ ਪ੍ਰਸਾਦਿ ॥**

**ਸੋਰਠਿ**

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ  
ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ  
ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ {ਪੰਨਾ ੬੫੬}

**ਪਦ ਅਰਥ** :—ਬਹੁ ਪਰਪੰਚ—ਕਈ ਠੱਗੀਆਂ । ਕਰਿ—ਕਰ ਕੇ । ਪਰ—ਪਰਾਇਆ । ਸੁਤ—ਪੁੱਤਰ । ਦਾਰ—  
ਵਹੁਟੀ । ਪਹਿ—ਕੋਲ । ਆਨਿ—ਲਿਆ ਕੇ । ਲੁਟਾਵੈ—ਹਵਾਲੇ ਕਰ ਦੇਂਦਾ ਹੈਂ ।੧।

ਕਪਟੁ—ਧੋਖਾ, ਠੱਗੀ । ਅੰਤਿ—ਆਖਰ ਨੂੰ । ਨਿਬੇਰਾ—ਫੈਸਲਾ, ਲੇਖਾ, ਹਿਸਾਬ । ਤੇਰੇ ਜੀਅ ਪਹਿ—ਤੇਰੀ ਜਿੰਦ  
ਪਾਸੋਂ ।੧।ਰਹਾਉ।

ਛਿਨੁ ਛਿਨੁ—ਪਲ ਪਲ ਵਿਚ । ਛੀਜੈ—ਕਮਜ਼ੋਰ ਹੋ ਰਿਹਾ ਹੈ । ਜਰਾ—ਬੁਢੇਪਾ । ਜਨਾਵੈ—ਆਪਣਾ ਆਪ ਵਿਖਾ  
ਰਿਹਾ ਹੈ । ਓਕ—ਬੁੱਕ । ਪਾਨੀਓ—ਪਾਣੀ ਭੀ ।੨।

ਹਿਰਦੈ—ਹਿਰਦੇ ਵਿਚ । ਕੀ ਨ—ਕਿਉਂ ਨਹੀਂ ? ਸਵੇਰਾ—ਵੇਲੇ ਸਿਰ ।੩।

**ਅਰਥ** :—ਹੇ ਮੇਰੇ ਭੁੱਲੇ ਹੋਏ ਮਨ ! (ਰੋਜ਼ੀ ਆਦਿਕ ਦੀ ਖਾਤਰ ਕਿਸੇ ਨਾਲ) ਧੋਖਾ ਫਰੇਬ ਨਾਹ ਕਰਿਆ ਕਰ ।  
ਆਖਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ ।੧।ਰਹਾਉ।

ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ  
ਹਵਾਲੇ ਕਰ ਦੇਂਦਾ ਹੈਂ ।੧।

(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ । ੨।

(ਤੈਨੂੰ) ਕਬੀਰ ਆਖਦਾ ਹੈ—(ਹੇ ਜਿੰਦੇ ! ) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ । (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ ? । ੩। ੯।

ਸ਼ਬਦ ਦਾ ਭਾਵ :—ਵਿਹਾਰ-ਕਾਰ ਵਿਚ ਠੱਗੀ ਆਦਿਕ ਕਰਨੀ ਭਾਰੀ ਮੂਰਖਤਾ ਹੈ । ਜਿਨ੍ਹਾਂ ਪੁੱਤਰ, ਇਸਤ੍ਰੀ ਆਦਿਕ ਲਈ ਮਨੁੱਖ ਠੱਗੀ-ਚੋਰੀ ਕਰਦਾ ਹੈ, ਅੰਤ ਵੇਲੇ ਸਾਥ ਨਿਭਾਉਣਾ ਤਾਂ ਕਿਤੇ ਰਿਹਾ, ਬੁਢੇਪਾ ਆਇਆਂ ਹੀ ਉਹ ਖੁਸ਼ ਹੋ ਕੇ ਪਾਣੀ ਦਾ ਘੁੱਟ ਭੀ ਨਹੀਂ ਦੇਂਦੇ । ੯।

**ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਉਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ {ਪੰਨਾ ੬੫੬}**

**ਪਦ ਅਰਥ :**—ਸੰਤਹੁ—ਹੇ ਸੰਤ ਜਨੋ ! ਮਨ ਪਵਨੈ—ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ । ਜੋਗੁ ਪਰਾਪਤਿ—ਪਰਾਪਤਿ ਜੋਗੁ, ਹਾਸਲ ਕਰਨ ਜੋਗਾ {ਨੋਟ :—ਕਈ ਸੱਜਣਾਂ ਨੇ ਇਸ ਦਾ ਅਰਥ ਕੀਤਾ ਹੈ—“ਜੋਗ ਦੀ ਪ੍ਰਾਪਤੀ ਹੋ ਗਈ ਹੈ” । ਪਰ ਲਫਜ਼ ‘ਜੋਗੁ’ ਦੇ ਅੰਤ ਵਿਚ ( ) ਹੈ, ਇਸ ਦਾ ਅਰਥ “ਜੋਗ ਦੀ” ਨਹੀਂ ਹੋ ਸਕਦਾ । ਜਿਵੇਂ ‘ਗੁਰ ਪਰਸਾਦੁ ਕਰੈ’, ਇੱਥੇ ਲਫਜ਼ ‘ਗੁਰੁ’ ਦਾ ਅਰਥ ‘ਗੁਰ ਦਾ’ ਨਹੀਂ ਹੋ ਸਕਦਾ; ਹਾਂ, ‘ਗੁਰ ਪ੍ਰਸਾਦਿ’ ਵਿਚ ਲਫਜ਼ ‘ਗੁਰ’ ਦਾ ਅਰਥ ‘ਗੁਰ ਦੀ’ ਹੋਵੇਗਾ} । ਕਿਛੁ—ਕੁਝ ਥੋੜਾ ਬਹੁਤ । ਜੋਗੁ ਪਰਾਪਤਿ ਗਨਿਆ—ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ {ਨੋਟ :—ਆਪਣੇ ਕਿਸੇ ਬਣਾਏ ਹੋਏ ਖਿਆਲ ਅਨੁਸਾਰ ਕਬੀਰ ਜੀ ਦੀ ਬਾਣੀ ਵਿਚ ਵਰਤੇ ਹੋਏ ਲਫਜ਼ ‘ਜੋਗ’ ਨੂੰ ਹਰ ਥਾਂ ‘ਜੋਗ-ਸਾਧਨ’ ਵਿਚ ਵਰਤਿਆ ਸਮਝ ਲੈਣਾ ਠੀਕ ਨਹੀਂ ਹੈ । ਸ਼ਬਦ ਵਿਚ ਜੋ ਲਫਜ਼ ਜਿਸ ਸ਼ਕਲ ਵਿਚ ਵਰਤੇ ਹੋਏ ਹਨ, ਉਹਨਾਂ ਨੂੰ ਨਿਰਪੱਖ ਹੋ ਕੇ ਸਮਝਣ ਦਾ ਜਤਨ ਕਰੀਏ । ਭਗਤ ਕਬੀਰ ਜੀ ਆਦਿਕ ਨਿਰੇ ਬੰਦਗੀ ਵਾਲੇ ਮਹਾਂਪੁਰਖ ਨਹੀਂ ਸਨ, ਉਹ ਉੱਚੇ ਦਰਜੇ ਦੇ ਕਵੀ ਭੀ ਸਨ । ਇਹਨਾਂ ਦੀ ‘ਰੱਬੀ ਕਵਿਤਾ’ ਸਹੀ ਤਰੀਕੇ ਨਾਲ ਸਮਝਣ ਲਈ ਇਹਨਾਂ ਦੇ ਹਰੇਕ ਲਫਜ਼ ਨੂੰ ਗਹੁ ਨਾਲ ਵੇਖ ਕੇ ਸਮਝਣ ਦੀ ਲੋੜ ਹੈ} । ਰਹਾਉ।

ਗੁਰਿ—ਗੁਰੂ ਨੇ । ਮੋਰੀ—ਕਮਜ਼ੋਰੀ । ਜਿਤੁ—ਜਿਸ ਕਮਜ਼ੋਰੀ ਦੀ ਰਾਹੀਂ । ਮਿਰਗ—ਕਾਮਾਦਿਕ ਪਸ਼ੂ । ਚੋਰੀ—ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ । ਮੂੰਦਿ ਲੀਏ—ਬੰਦ ਕਰ ਦਿੱਤੇ ਹਨ । ਦਰਵਾਜੇ—ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ । ਅਨਹਦ—ਇੱਕ-ਰਸ । ਬਾਜੀਅਲੇ—ਵੱਜਣ ਲੱਗ ਪਏ ਹਨ । {ਨੋਟ :—ਗੁਰੂ ਦੇ ਹਿਦਾਇਤ ਕਰਨ ਤੋਂ ਪਹਿਲਾਂ, ਇੱਕ ਤਾਂ ਗਿਆਨ-ਇੰਦ੍ਰੇ ਖੁਲ੍ਹੇ ਰਹਿੰਦੇ ਸਨ ਤੇ ਕਾਮਾਦਿਕ ਇਹਨਾਂ ਦੀ ਰਾਹੀਂ ਅੰਦਰ ਲੰਘ ਆਉਂਦੇ ਸਨ; ਦੂਜੇ ਅੰਦਰ ਮਨ ਵੀ ਬਾਹਰਲੀਆਂ ਉਕਸਾਹਟਾਂ ਲਈ ਤਿਆਰ ਰਹਿੰਦਾ ਸੀ । ਹੁਣ, ਗੁਰੂ ਦੀ ਸਹਾਇਤਾ ਨਾਲ ਗਿਆਨ-ਇੰਦ੍ਰੇ ਪਰਾਇਆ ਰੂਪ ਨਿੰਦਿਆ ਆਦਿਕ ਨੂੰ ਸ੍ਰੀਕਾਰ ਕਰਨ ਵਲੋਂ ਰੋਕ ਲਏ ਗਏ ਹਨ; ਦੂਜੇ, ਪ੍ਰਭੂ ਦੀ ਸਿਫਤਿ-ਸਾਲਾਹ ਰੂਪ ਵਾਜੇ ਇਤਨੇ ਜ਼ੋਰ ਨਾਲ ਵੱਜ ਰਹੇ ਹਨ ਕਿ ਅੰਦਰ ਬੈਠੇ ਮਨ ਨੂੰ ਬਾਹਰੋਂ ਕਾਮਾਦਿਕਾਂ ਦਾ ਖੜਾਕ ਸੁਣਾਈ ਹੀ ਨਹੀਂ ਦੇਂਦਾ} । ੧।

ਕੁੰਭ—ਹਿਰਦਾ-ਰੂਪ ਘੜਾ । ਜਲਿ—ਵਿਕਾਰ-ਰੂਪ ਪਾਣੀ ਨਾਲ । ਮੇਟਿਆ—ਡੋਲੂ ਦਿੱਤਾ ਹੈ । ਉਭਾ—ਉੱਚਾ, ਸਿੱਧਾ । ਜਾਨਿਆ—ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ । ਮਾਨਿਆ—ਪਤੀਜ ਗਿਆ ਹੈ । ੨।

**ਅਰਥ :**—ਹੇ ਸੰਤ ਜਨੋ ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ । ਰਹਾਉ ।

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।

ਸ਼ਬਦ ਦਾ ਭਾਵ :—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

ਰਾਗੁ ਸੋਰਠਿ ॥ ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ ਕਾ ਦੇਨਾ ॥੧॥ ਮਾਧੋ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੇ ਕਉ ਦੋਨਉ ਵਖਤ ਜਿਵਾਲੇ ॥੨॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਉਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਂਧਾ ॥੩॥ ਮੈ ਨਾਹੀ ਕੀਤਾ ਲਬੇ ॥ ਇਕੁ ਨਾਉ ਤੇਰਾ ਮੈ ਫਬੇ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥ {ਪੰਨਾ ੬੫੬}

**ਪਦ ਅਰਥ :**—ਭੂਖ—ਰੋਜ਼ੀ ਮਾਇਆ ਆਦਿਕ ਦੀ ਤਾਂਘ । ਭੂਖਾ—ਰੋਜ਼ੀ ਮਾਇਆ ਆਦਿਕ ਦੀ ਤ੍ਰਿਸ਼ਨਾ ਦੇ ਅਧੀਨ । ਭੂਖੇ—ਰੋਜ਼ੀ ਮਾਇਆ ਆਦਿਕ ਦੀ ਤ੍ਰਿਸ਼ਨਾ ਦੇ ਅਧੀਨ ਰਿਹਾ । ਨ ਕੀਜੈ—ਨਹੀਂ ਕੀਤੀ ਜਾ ਸਕਦੀ । ਯਹ—ਇਹ । ਲੀਜੈ—ਕਿਰਪਾ ਕਰ ਕੇ ਲੈ ਲਉ । ਯਹ.....ਲੀਜੈ—ਹੇ ਪ੍ਰਭੂ ! ਇਹ ਆਪਣੀ ਮਾਲਾ ਮੈਥੋਂ ਲੈ ਲਉ ।

ਨੋਟ :—ਕੀ ਭਗਤ ਕਬੀਰ ਜੀ ਮਾਲਾ ਨਾਲ ਭਗਤੀ ਕਰਿਆ ਕਰਦੇ ਸਨ ? ਬਿਲਾਵਲ ਰਾਗ ਦੇ ਇਕ ਸ਼ਬਦ ਵਿਚ ਭੀ ਕਬੀਰ ਜੀ ਦੀ ਮਾਲਾ ਦਾ ਜ਼ਿਕਰ ਆਉਂਦਾ ਹੈ ਜਦੋਂ ਉਹਨਾਂ ਦੀ ਮਾਂ ਗਿਲਾ ਕਰਦੀ ਹੈ ਕਿ—

“ਹਮਾਰੈ ਕੁਲ ਕਉਨੈ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥ਰਹਾਉ॥”

ਪਰ ਮਾਲਾ ਬਾਰੇ ਕਬੀਰ ਜੀ ਦੇ ਆਪਣੇ ਖਿਆਲ ਤਾਂ ਇਉਂ ਹਨ :—

(੧) “ਕਬੀਰ ਮੇਰੀ ਸਿਮਰਨੀ ਰਸਨਾ ਉਪਰਿ ਰਾਮ ॥”

{ਸਲੋਕ}

(੨) “ਮਾਥੇ ਤਿਲਕੁ ਹਥ ਮਾਲਾ ਬਾਨਾ ॥ ਲੋਗਨ ਰਾਮ ਖਿਲਉਨਾ ਜਾਨਾ ॥”

{ਭੈਰਉ}

ਇਹਨਾਂ ਪ੍ਰਮਾਣਾਂ ਤੋਂ ਇਉਂ ਜਾਹਰ ਹੁੰਦਾ ਹੈ ਕਿ ਕਬੀਰ ਜੀ ਮਾਲਾ ਨੂੰ ਦਿਖਲਾਵਾ ਸਮਝਦੇ ਸਨ । ਜੀਭ ਉੱਤੇ ਹਰ ਵੇਲੇ ਰਾਮ ਦਾ ਨਾਮ ਟਿਕਿਆ ਰਹਿਣਾ—ਇਹ ਉਹਨਾਂ ਦੀ ਮਾਲਾ ਸੀ ।

ਪਰ, ਉੱਪਰਲੇ ਸ਼ਬਦ ਵਿਚ ਉਹ ਆਪ ਪ੍ਰਭੂ ਨੂੰ ਆਖਦੇ ਹਨ ਕਿ ਆਪਣੀ ਮਾਲਾ ਲੈ ਲਉ, ਤੇ ਬਿਲਾਵਲ ਰਾਗ ਵਾਲੇ ਸ਼ਬਦ ਵਿਚ ਉਹਨਾਂ ਦੀ ਮਾਂ ਸ਼ਿਕਾਇਤ ਕਰਦੀ ਹੈ ਕਿ “ਜਬ ਕੀ ਮਾਲਾ ਲਈ ਨਿਪੁਤੇ” ।

ਸੁਆਦਲੀ ਗੱਲ ਇਹ ਹੈ ਕਿ ਦੋਹੀਂ ਥਾਈਂ ਗਿਲਾ ਕਰਨ ਦੇ ਸੰਬੰਧ ਵਿਚ ਹੀ ‘ਮਾਲਾ’ ਦਾ ਜ਼ਿਕਰ ਆਇਆ ਹੈ । ਕਦੇ ਪ੍ਰਭੂ-ਪਿਆਰ ਵਿਚ ਆ ਕੇ ਭਗਤ ਜੀ ਨੇ ਕਿਤੇ ‘ਮਾਲਾ’ ਦੀ ਗੱਲ ਨਹੀਂ ਕੀਤੀ । ਇਉਂ ਜਾਪਦਾ ਹੈ ਕਿ ਇਹਨੀਂ ਦੋਹੀਂ ਥਾਈਂ ਲਫਜ਼ ‘ਮਾਲਾ’ ਦੀ ਰਾਹੀਂ ਕਿਸੇ ਐਸੇ ਕੰਮ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਜੋ ਲਫਜ਼ ‘ਮਾਲਾ’ ਵਰਤਣ ਵਾਲੇ ਨੂੰ ਪਸੰਦ ਨਹੀਂ ਹੈ । ਜਗਤ ਵਿਚ ਕਈ ਲਫਜ਼ ਤਾਂ ਪਿਆਰ ਦਾ ‘ਚਿਹਨ’ ਬਣ ਜਾਂਦੇ ਹਨ ਤੇ ਕਈ ਲਫਜ਼ ਨਫਰਤ ਦਾ । ਕ੍ਰਿਸ਼ਨ ਜੀ ਦੇ ਉਪਾਸ਼ਕ ਵਾਸਤੇ ਲਫਜ਼ ‘ਬਾਂਸਰੀ ਵਾਲਾ’ ਤੇ ‘ਕੰਬਲੀ ਵਾਲਾ’ ਤਾਂ ਦਿਲ ਨੂੰ ਪਿਆਰ ਦੀ ਖਿੱਚ ਪਾਉਂਦੇ ਹਨ; ਪਰ, ‘ਬ੍ਰਾਹਮਣ’ ਸਭ ਤੋਂ ਉੱਚੀ ਜਾਤ ਦਾ ਹੁੰਦਿਆਂ ਭੀ, ਜੇ ਪਿੰਡਾਂ ਵਿਚ ਕਿਸੇ ਬੰਦੇ ਦੇ ਮੱਥੇ ਸਵੇਰੇ ਉਠਦਿਆਂ ਲੱਗ ਜਾਏ ਤਾਂ ਭਰਮੀ ਲੋਕਾਂ ਵਿਚ ਇਹ ਭੈੜਾ ਲੱਛਣ ਗਿਣਿਆ ਜਾਂਦਾ ਹੈ ।

{ਮੇਰਾ ਇਕ ਗ਼ਰੀਬ-ਹਿੰਦੂ ਘਰ ਵਿਚ ਜਨਮ ਹੋਇਆ ਸੀ । ਨਾਵੀਂ ਜਮਾਤ ਵਿਚ ਅੱਪੜਨ ਤੋਂ ਚਾਰ-ਪੰਜ ਮਹੀਨੇ ਪਹਿਲਾਂ ਮੈਂ ਸਿੱਖ ਬਣਿਆ ਸਾਂ । ਸਾਡੇ ਸਕੂਲ ਦਾ ਹੈੱਡ ਮਾਸਟਰ ਇਕ ਵਹਿਮੀ ਜਿਹਾ ਸੱਜਣ ਸੀ; ਉਸ ਨੂੰ ਮੇਰੀ ਇਹ ਤਬਦੀਲੀ ਚੰਗੀ ਨਾਹ ਲੱਗੀ । ਪਰ, ਸਾਰੀ ਜਮਾਤ ਵਿਚ ਚੂੰਕਿ ਮੈਂ ਇਕੱਲਾ ਹੀ ਵਜ਼ੀਫ਼ਾ ਲੈਣ ਵਾਲਾ ਮੁੰਡਾ ਸਾਂ, ਇਸ ਗੱਲ ਦਾ ਉਹਨਾਂ ਨੂੰ ਲਿਹਾਜ਼ ਸੀ । ਅਸੀਂ ਸਿੱਖ ਮੁੰਡੇ ਰਲ ਕੇ ਹਫ਼ਤੇ ਵਿਚ ਇੱਕ ਵਾਰੀ ਸ਼ਹਿਰ ਦੇ ਗੁਰਦੁਆਰੇ ਵਿਚ ਜਾ ਕੇ ਸ਼ਬਦ ਪੜ੍ਹਿਆ ਕਰਦੇ ਸਾਂ, ਇਹ ਗੱਲ ਹੈੱਡਮਾਸਟਰ ਨੂੰ ਭਾਉਂਦੀ ਨਹੀਂ ਸੀ । ਇੱਕ ਵਾਰੀ ਰੋਕਿਓ ਨੇ, ਪਰ ਉਸ ਦਾ ਅਸਰ ਉਹਨਾਂ ਦੀ ਮਰਜ਼ੀ ਦੇ ਉਲਟ ਹੋਇਆ । ਸੋ, ਰੋਕਣੋਂ ਤਾਂ ਹਟ ਗਏ, ਪਰ ਜੇ ਕਿਸੇ ਦਿਨ ਮੈਂ ਜਮਾਤ ਵਿਚ ਬਾਕੀ ਮੁੰਡਿਆਂ ਤੋਂ ਪਿੱਛੇ ਜਾ ਬੈਠਾਂ ਤਾਂ ਉਹ ਝੱਟ ਮੈਨੂੰ ਅੱਗੇ ਸੱਦ ਕੇ ਬਿਠਾ ਦੇਂਦੇ ਤੇ ਕਹਿੰਦੇ—ਬੱਸ ! ਤੈਨੂੰ ਹੋਰ ਕੀਹ ਕੰਮ ਹੈ ? ਤੂੰ ਧਰਮਸਾਲੇ ਜਾ ਕੇ ਢੋਲਕੀ ਵਜਾ ਕੇ ਮਾਲਾ ਫੇਰ । ਮੈਨੂੰ ਢੋਲਕੀ ਵਜਾਉਣੀ ਨਹੀਂ ਸੀ ਆਉਂਦੀ, ਨਾਹ ਮੈਨੂੰ ਵਜਾਉਂਦਿਆਂ ਉਹਨਾਂ ਕਦੇ ਵੇਖਿਆ ਸੀ, ਨਾਹ ਹੀ ਮੇਰੇ ਪਾਸ ਕੋਈ ਮਾਲਾ ਸੀ । ਇਹ ਲਫਜ਼ ਮਾਲਾ ਤੇ ਢੋਲਕੀ ਉਹਨਾਂ ਦੇ ਦਿਲ ਦੀ ਨਫਰਤ ਦਾ ਬਾਹਰਲਾ ਵਿਕਾਸ ਸੀ ।

ਇਹ ਹੱਡ-ਬੀਤੀ ਇੱਥੇ ਇਹ ਦੱਸਣ ਲਈ ਲਿਖੀ ਗਈ ਹੈ ਕਿ ਜਦੋਂ ਕਿਸੇ ਦਾ ਵੇਖਣ-ਨੂੰ-ਦਿੱਸਦਾ ਧਾਰਮਿਕ ਕੰਮ ਪਸੰਦ ਨਾਹ ਆਵੇ, ਤਾਂ ਮੁਹਾਵਰੇ ਦੇ ਤੌਰ ਤੇ ਲਫਜ਼ ‘ਮਾਲਾ’ ਆਦਿਕ ਵਰਤਿਆ ਜਾਂਦਾ ਹੈ} ।

ਸੋ, “ਯਹ ਮਾਲਾ ਅਪਨੀ ਲੀਜੈ” ਦਾ ਅਰਥ ਹੈ ਕਿ ਮੈਨੂੰ ਇਹ ਉਪਰੋਂ-ਦਿੱਸਦਾ ਧਾਰਮਿਕ ਕੰਮ ਪਸੰਦ ਨਹੀਂ ਹੈ । “ਭੂਖੇ.....ਲੀਜੈ”—ਜੇ ਮਨੁੱਖ ਦੀ ਰੋਟੀ ਵਲੋਂ ਹੀ ਤ੍ਰਿਸ਼ਨਾ ਨਹੀਂ ਮੁੱਕੀ ਤਾਂ ਉਹ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ, ਇਹ ਭਗਤੀ ਵਿਖਾਵੇ ਦੀ ਹੀ ਰਹਿ ਜਾਂਦੀ ਹੈ, ਤੇ ਇਹ ਮੈਨੂੰ ਪਸੰਦ ਨਹੀਂ । ਹਉ—ਮੈਂ । ਰੇਨਾ—ਚਰਨ-ਧੂੜ । ਕਿਸੀ ਕਾ ਦੇਨਾ—ਕਿਸੇ ਦੀ ਮੁਥਾਜੀ, ਕਿਸੇ ਦੇ ਦਬਾਉ ਹੇਠ ਹੋਣਾ । ੧।

ਕੈਸੀ ਬਨੈ—ਕਿਵੇਂ ਨਿਭ ਸਕਦੀ ਹੈ ? ਤੁਮ ਸੰਗੇ—ਤੈਥੋਂ ਸੰਗਿਆਂ, ਤੈਥੋਂ ਸ਼ਰਮ ਕੀਤਿਆਂ । ਲੇਵਉ ਮੰਗੇ—ਮੈਂ ਮੰਗ ਕੇ ਲੈ ਲਵਾਂਗਾ । ਰਹਾਉ ।

ਚੂਨਾ—ਆਟਾ । ਜਿਵਾਲੇ—ਜੀਉਂਦਿਆਂ ਰੱਖੇ । ੨।

ਖਾਟ—ਮੰਜੀ । ਚਉਪਾਈ—ਚਾਰ ਪਾਵਿਆਂ ਵਾਲੀ, ਸਾਬਤ । ਖੀਂਧਾ—ਰਜ਼ਾਈ । ਥੀਂਧਾ—ਥਿੰਧਾ, ਪ੍ਰੇਮ ਵਿਚ ਰਸ ਕੇ । ੩।

ਲਬੇ—ਲਾਲਚ । ਮੈ ਫਬੇ—ਮੈਨੂੰ ਪਸੰਦ ਹੈ । ਜਾਨਿਆ—ਸਾਂਝ ਪਾ ਲਈ ਹੈ । ੪।

**ਅਰਥ :**—ਹੇ ਪ੍ਰਭੂ ! ਤੈਥੋਂ ਸ਼ਰਮ ਕੀਤਿਆਂ ਨਹੀਂ ਨਿਭ ਸਕਣੀ; ਸੋ, ਜੇ ਤੂੰ ਆਪ ਨਾਹ ਦੇਵੇਂਗਾ, ਤਾਂ ਮੈਂ ਹੀ ਮੰਗ ਕੇ ਲੈ ਲਵਾਂਗਾ । ਰਹਾਉ ।



ਜੇ ਮਨੁੱਖ ਦੀ ਰੋਟੀ ਵਲੋਂ ਹੀ ਤ੍ਰਿਸ਼ਨਾ ਨਹੀਂ ਮੁੱਕੀ, ਤਾਂ ਉਹ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ, ਫਿਰ ਉਹ ਭਗਤੀ ਵਿਖਾਵੇ ਦੀ ਹੀ ਰਹਿ ਜਾਂਦੀ ਹੈ । (ਪ੍ਰਭੂ ! ਇੱਕ ਤਾਂ ਮੈਨੂੰ ਰੋਟੀ ਵਲੋਂ ਬੇ-ਫਿਕਰ ਕਰ, ਦੂਜੇ) ਮੈਂ ਸੰਤਾਂ ਦੀ ਚਰਨ-ਪੂਤ ਮੰਗਦਾ ਹਾਂ, ਤਾਕਿ ਮੈਂ ਕਿਸੇ ਦਾ ਮੁਥਾਜ ਨਾਹ ਹੋਵਾਂ ।੧।

ਮੈਨੂੰ ਦੋ ਸੇਰ ਆਟੇ ਦੀ ਲੋੜ ਹੈ, ਇਕ ਪਾਉ ਘਿਉ ਤੇ ਕੁਝ ਲੂਣ ਚਾਹੀਦਾ ਹੈ, ਮੈਂ ਤੈਥੋਂ ਅੱਧ ਸੇਰ ਦਾਲ ਮੰਗਦਾ ਹਾਂ— ਇਹ ਚੀਜ਼ਾ ਮੇਰੇ ਦੋਹਾਂ ਵੇਲਿਆਂ ਦੀ ਗੁਜ਼ਰਾਨ ਲਈ ਕਾਫ਼ੀ ਹਨ ।੨।

ਸਾਬਤ ਮੰਜੀ ਮੰਗਦਾ ਹਾਂ, ਸਿਰਾਣਾ ਤੇ ਤੁਲਾਈ ਭੀ । ਉਪਰ ਲੈਣ ਲਈ ਰਜ਼ਾਈ ਦੀ ਲੋੜ ਹੈ—ਬੱਸ ! ਫਿਰ ਤੇਰਾ ਭਗਤ (ਸਰੀਰਕ ਲੋੜਾਂ ਵਲੋਂ ਬੇ-ਫਿਕਰ ਹੋ ਕੇ) ਤੇਰੇ ਪ੍ਰੇਮ ਵਿਚ ਭਿੱਜ ਕੇ ਤੇਰੀ ਭਗਤੀ ਕਰੇਗਾ ।੩।

ਕਬੀਰ ਆਖਦਾ ਹੈ—ਹੇ ਪ੍ਰਭੂ ! ਮੈਂ (ਮੰਗਣ ਵਿਚ) ਕੋਈ ਲਾਲਚ ਨਹੀਂ ਕੀਤਾ, ਕਿਉਂਕਿ (ਉਹ ਚੀਜ਼ਾਂ ਤਾਂ ਸਰੀਰਕ ਨਿਰਬਾਹ-ਮਾੜ ਹਨ) ਅਸਲ ਵਿਚ ਤਾਂ ਮੈਨੂੰ ਤੇਰਾ ਨਾਮ ਹੀ ਪਿਆਰਾ ਹੈ । ਮੇਰਾ ਮਨ (ਤੇਰੇ ਨਾਮ ਵਿਚ) ਪਰਚਿਆ ਹੋਇਆ ਹੈ, ਤੇ ਜਦੋਂ ਦਾ ਪਰਚਿਆ ਹੈ ਤਦੋਂ ਤੋਂ ਤੇਰੇ ਨਾਲ ਮੇਰੀ (ਭੁੰਘੀ) ਜਾਣ-ਪਛਾਣ ਹੋ ਗਈ ਹੈ ।੪।੧੧।

ਸ਼ਬਦ ਦਾ ਭਾਵ :—ਜਦ ਤਕ ਮਨੁੱਖ ਦਾ ਮਨ ਤ੍ਰਿਸ਼ਨਾ ਦੇ ਅਧੀਨ ਹੈ, ਪਰਮਾਤਮਾ ਦੀ ਭਗਤੀ ਨਹੀਂ ਕੀਤੀ ਜਾ ਸਕਦੀ । ਤ੍ਰਿਸ਼ਨਾ ਤੇ ਭਗਤੀ ਦਾ ਕਦੇ ਜੋੜ ਨਹੀਂ ਹੋ ਸਕਦਾ।

**ੴ ਸਤਿਗੁਰ ਪ੍ਰਸਾਦਿ ॥**

**ਰਾਗੁ ਸੋਰਠਿ ਬਾਣੀ ਭਗਤ ਨਾਮਦੇਵ ਜੀ ਕੀ ਘਰੁ ੨**

ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥  
ਜਹ ਝਿਲਿਮਿਲਿਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥  
ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ  
ਅਨਹਤ ਸੂਰ ਉਜ਼ਾਰਾ ॥ ਤਹ ਦੀਪਕ ਜਲੈ ਛੰਡਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ  
॥੪॥੧॥ {ਪੰਨਾ ੬੫੬}

**ਪਦ ਅਰਥ :**—ਦੇਖਾ—ਦੇਖਾਂ, ਵੇਖਦਾ ਹਾਂ; ਪ੍ਰਭੂ ਦਾ ਦੀਦਾਰ ਕਰਦਾ ਹਾਂ । ਗਾਵਾ—ਗਾਵਾਂ, ਮੈਂ (ਉਸ ਦੇ ਗੁਣ) ਗਾਉਂਦਾ ਹਾਂ । ਤਉ—ਤਦੋਂ । ਜਨ—ਹੇ ਭਾਈ ! ਪਾਵਾ—ਮੈਂ ਹਾਸਲ ਕਰਦਾ ਹਾਂ । ਧੀਰਜੁ—ਸ਼ਾਂਤੀ, ਅਡੋਲਤਾ, ਟਿਕਾਉ ।੧।

ਨਾਦਿ—ਨਾਦ ਵਿਚ, (ਗੁਰੂ ਦੇ) ਸ਼ਬਦ ਵਿਚ । ਸਮਾਇਲੋ—ਸਮਾ ਗਿਆ ਹੈ, ਲੀਨ ਹੋ ਗਿਆ ਹੈ । ਰੇ—ਹੇ ਭਾਈ ! ਭੇਟਿਲੇ—ਮਿਲਾ ਦਿੱਤਾ ਹੈ । ਦੇਵਾ—ਹਰੀ ਨੇ ।੧। ਰਹਾਉ।

ਜਹ—ਜਿੱਥੇ, ਜਿਸ (ਮਨ) ਵਿਚ । ਝਿਲਿਮਿਲਿਕਾਰੁ—ਇੱਕ-ਰਸ ਚੰਚਲਤਾ, ਸਦਾ ਚੰਚਲਤਾ ਹੀ ਚੰਚਲਤਾ । ਦਿਸੰਤਾ—ਦਿੱਸਦੀ ਸੀ । ਤਹ—ਉੱਥੇ, ਉਸ (ਮਨ) ਵਿਚ । ਅਨਹਦ—ਇੱਕ-ਰਸ । ਸਬਦ ਬਜੰਤਾ—ਸ਼ਬਦ ਵੱਜ ਰਿਹਾ ਹੈ, ਸਤਿਗੁਰੂ ਦੇ ਸ਼ਬਦ ਦਾ ਪ੍ਰਭਾਵ ਜ਼ੋਰਾਂ ਵਿਚ ਹੈ । ਜੋਤੀ—ਪਰਮਾਤਮਾ ਦੀ ਜੋਤਿ ਵਿਚ । ਜੋਤਿ—ਮੇਰੀ ਜਿੰਦ, ਮੇਰੀ ਆਤਮਾ । ਸਮਾਨੀ—(ਅੱਖਰ ‘ਨ’ ਦੇ ਹੇਠ ਅੱਧਾ ‘ਹ’ ਹੈ) । ਗੁਰ ਪਰਸਾਦੀ—ਗੁਰੂ ਦੀ ਕਿਰਪਾ ਨਾਲ । ਜਾਨੀ—ਜਾਣੀ ਹੈ, ਸਾਂਝ ਪਈ ਹੈ ।੨।

ਕਮਲ ਕੋਠਰੀ—(ਹਿਰਦਾ-) ਕਮਲ-ਕੋਠੜੀ ਵਿਚ । ਰਤਨ—(ਰੱਬੀ ਗੁਣਾਂ ਦੇ) ਰਤਨ (ਪਏ ਹੋਏ ਸਨ, ਪਰ ਮੈਨੂੰ ਪਤਾ ਨਹੀਂ ਸੀ) । ਤਹੀ—ਉਸੇ (ਹਿਰਦੇ) ਵਿਚ । ਚਮਕਾਰ—ਲਿਸ਼ਕ, ਚਾਨਣ । ਨਿਜ ਆਤਮੈ—ਮੇਰੇ ਆਪਣੇ ਅੰਦਰ ।੩।

ਛੰਡਾਰਾ—ਮੱਧਮ । ਦੀਪਕ—ਦੀਵਾ । ਤਹ—ਉਸ (ਮਨ) ਵਿਚ (ਪਹਿਲਾਂ) । ਜਹ—ਜਿੱਥੇ (ਹੁਣ) । ਅਨਹਤ—  
ਇੱਕ—ਰਸ, ਲਗਾਤਾਰ । ੪ ।

ਜ਼ਰੂਰੀ ਨੋਟ :—ਇਸ ਸ਼ਬਦ ਦਾ ਸਹੀ ਅਰਥ ਸਮਝਣ ਲਈ ਸਤਿਗੁਰੂ ਨਾਨਕ ਦੇਵ ਜੀ ਦਾ ਸ਼ਬਦ, ਜੋ ਸੋਰਠਿ ਰਾਗ ਵਿਚ ਹੀ ਹੈ ਤੇ ਇਸ ਸ਼ਬਦ ਨਾਲ ਹਰ ਤਰ੍ਹਾਂ ਦਾ ਮੇਲ ਖਾਂਦਾ ਹੈ, ਇਸ ਸ਼ਬਦ ਦੇ ਨਾਲ ਪੜ੍ਹਨਾ ਜ਼ਰੂਰੀ ਹੈ ।

### ਸੋਰਠਿ ਮਹਲਾ ੧ ਘਰੁ ੩ ਪੰਨਾ ੫੯੯

ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ  
ਸੋਈ ॥੧॥ਰਹਾਉ॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥੧॥ਰਹਾਉ॥ ਗੁਰ  
ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ  
ਅੰਧਾਰਾ ॥੨॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ  
ਘਰ ਆਇਆ ॥੩॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ  
ਆਪੇ ਮਿਲਿਆ ਸੋਈ ॥੪॥੧॥੧੨॥

ਦੋਹਾਂ ਸ਼ਬਦਾਂ ਨੂੰ ਰਲਾ ਕੇ ਗੁਰੂ ਨਾਲ ਪੜ੍ਹੋ, ਇਹਨਾਂ ਵਿਚ ਕਈ ਸੁਆਦਲੀਆਂ ਸਾਂਝੀਆਂ ਗੱਲਾਂ ਮਿਲਦੀਆਂ ਹਨ । ਦੋਹਾਂ  
ਸ਼ਬਦਾਂ ਦੀ ਚਾਲ ਇੱਕੋ ਜਿਹੀ ਹੈ; ਬਹੁਤ ਸਾਰੇ ਲਫਜ਼ ਸਾਂਝੇ ਹਨ; ਖਿਆਲ ਭੀ ਦੋਹਾਂ ਸ਼ਬਦਾਂ ਵਿਚ ਇੱਕੋ ਹੀ ਹੈ । ਹਾਂ,  
ਜਿਨ੍ਹਾਂ ਖਿਆਲਾਂ ਨੂੰ ਭਗਤ ਨਾਮਦੇਵ ਜੀ ਨੇ ਡੂੰਘੇ ਗੂੜ੍ਹੇ ਲਫਜ਼ਾਂ ਦੀ ਰਾਹੀਂ ਬਿਆਨ ਕੀਤਾ ਸੀ, ਉਹਨਾਂ ਨੂੰ ਸਤਿਗੁਰੂ  
ਨਾਨਕ ਦੇਵ ਜੀ ਨੇ ਸਾਦਾ ਤੇ ਸੁਖੱਲੇ ਲਫਜ਼ਾਂ ਵਿਚ ਪਰਗਟ ਕਰ ਦਿੱਤਾ ਹੈ; ਜਿਵੇਂ, 'ਝਿਲਿਮਿਲਿਕਾਰੁ—ਚੰਚਲ ਮਤਿ;  
ਅਨਹਤ ਸ਼ਬਦ—ਗੁਰ ਸਾਖੀ ਕਾ ਉਜੀਆਰਾ ਆਦਿਕ ।

ਇਹਨਾਂ ਸ਼ਬਦਾਂ ਵਿਚ ਇਕ ਫ਼ਰਕ ਭੀ ਦਿੱਸਦਾ ਹੈ । ਜਿਵੇਂ, ਫ਼ਰੀਦ ਜੀ ਨੇ ਆਖਿਆ :

ਪਹਿਲੈ ਪਹਰੇ ਫੁਲੜਾ ਫਲੁ ਭੀ ਪਛਾ ਰਾਤਿ ॥

ਜੋ ਜਾਗੰਨਿ ਲਹੰਨਿ ਸੇ ਸਾਈ ਕੰਨਹੁ ਦਾਤਿ ॥੧੧੨॥

ਇਸ ਵਿਚ ਫ਼ਰੀਦ ਜੀ ਨੇ ਜ਼ਿਆਦਾ ਜ਼ੋਰ ਇਸ ਗੱਲ ਉੱਤੇ ਦਿੱਤਾ ਸੀ ਕਿ ਮਨੁੱਖ ਅੰਮ੍ਰਿਤ ਵੇਲੇ ਜ਼ਰੂਰ ਉੱਠ ਕੇ ਬੰਦਗੀ  
ਕਰੇ, ਤਾਹੀਏਂ ਸਾਈਂ ਦੇ ਦਰ ਤੋਂ ਦਾਤਿ ਮਿਲਦੀ ਹੈ; ਫ਼ਰੀਦ ਜੀ 'ਨਾਮ' ਦੀ ਪ੍ਰਾਪਤੀ ਨੂੰ ਪ੍ਰਭੂ ਦੀ ਬਖਸ਼ਿਸ਼ ਹੀ ਮੰਨਦੇ  
ਹਨ, ਪਰ ਇੱਥੇ ਵਧੀਕ ਜ਼ੋਰ ਅੰਮ੍ਰਿਤ ਵੇਲੇ ਉੱਠਣ ਉੱਤੇ ਹੈ । ਮਤਾਂ ਕੋਈ ਸਿੱਖ ਫ਼ਰੀਦ ਜੀ ਦੇ ਇਸ਼ਾਰੇ ਨੂੰ ਸਮਝੇ ਹੀ  
ਨਾ ਤੇ ਆਪਣੇ ਅੰਮ੍ਰਿਤ ਵੇਲੇ ਉੱਠਣ ਦੇ ਉੱਦਮ ਉੱਤੇ ਮਾਣ ਕਰਨ ਲੱਗ ਪਏ, ਸਤਿਗੁਰੂ ਨਾਨਕ ਦੇਵ ਜੀ ਨੇ ਲਫਜ਼  
'ਦਾਤਿ' ਦੀ ਰਾਹੀਂ ਇਸ ਇਸ਼ਾਰੇ-ਮਾੜ ਦੱਸੇ ਖਿਆਲ ਨੂੰ ਚੰਗੀ ਤਰ੍ਹਾਂ ਪਰਗਟ ਕਰ ਦਿੱਤਾ ਹੈ ਆਪਣਾ ਇਕ ਸ਼ਲੋਕ  
ਇਸ ਸ਼ਲੋਕ ਦੇ ਨਾਲ ਲਿਖ ਕੇ :

ਦਾਤੀ ਸਾਹਿਬ ਸੰਦੀਆ, ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨ ਲਹੰਨਿ, ਇਕਨਾ ਸੁਤਿਆ ਦੇਇ  
ਉਠਾਲਿ ॥੧੧੩॥ ਮ: ੧ ॥

ਇਸੇ ਤਰ੍ਹਾਂ, ਇਸ ਸ਼ਬਦ ਵਿਚ ਨਾਮਦੇਵ ਜੀ ਨੇ ਇਹ ਦੱਸਿਆ ਹੈ ਕਿ ਸਤਿਗੁਰੂ ਦੇ ਮਿਲਣ ਨਾਲ ਮੇਰੇ ਮਨ ਵਿਚ ਇਕ  
ਸੁੰਦਰ ਤਬਦੀਲੀ ਪੈਦਾ ਹੋ ਗਈ ਹੈ । ਜ਼ਿਆਦਾ ਜ਼ੋਰ ਗੁਰੂ ਦੀ ਮਿਹਰ ਉੱਤੇ ਹੈ ਤੇ ਫਿਰ ਮਨ ਦੀ ਤਬਦੀਲੀ ਉੱਤੇ ।  
ਗੁਰੂ ਕਿਵੇਂ ਮਿਲਿਆ ? ਇਹ ਗੱਲ ਉਹਨਾਂ ਇਸ਼ਾਰੇ-ਮਾੜ ਹੀ 'ਰਹਾਉ' ਦੀ ਤੁਕ ਵਿਚ ਦੱਸੀ ਹੈ । ਸਤਿਗੁਰੂ ਨਾਨਕ  
ਦੇਵ ਜੀ ਨੇ ਉਸ ਇਸ਼ਾਰੇ-ਮਾੜ ਦੱਸੇ ਖਿਆਲ ਨੂੰ ਚੰਗੀ ਤਰ੍ਹਾਂ ਖੁਲ੍ਹੇ ਲਫਜ਼ਾਂ ਵਿਚ ਬਿਆਨ ਕਰ ਦਿੱਤਾ ਹੈ ਕਿ ਇਹ ਸਾਰੀ  
ਮਿਹਰ ਪਰਮਾਤਮਾ ਦੀ ਹੁੰਦੀ ਹੈ, ਤਾਂ ਹੀ ਗੁਰੂ ਮਿਲਦਾ ਹੈ ।

ਪਾਠਕ ਸੱਜਣ ਮੁੜ ਇਹਨਾਂ ਦੋਹਾਂ ਸ਼ਬਦਾਂ ਨੂੰ ਸਾਹਮਣੇ ਰੱਖ ਕੇ ਗੁਰੂ ਨਾਲ ਪੜ੍ਹਨ । ਕੀ ਇਹ ਗੱਲ ਯਕੀਨੀ ਨਹੀਂ ਹੈ ਕਿ ਸਤਿਗੁਰੂ ਨਾਨਕ ਦੇਵ ਜੀ ਨੇ ਇਹ ਸ਼ਬਦ ਭਗਤ ਨਾਮਦੇਵ ਜੀ ਦੇ ਸ਼ਬਦ ਨੂੰ ਚੰਗੀ ਤਰ੍ਹਾਂ ਸਪੱਸ਼ਟ ਕਰਨ ਵਾਸਤੇ ਲਿਖਿਆ ਹੈ ? ਗੁਰੂ ਨਾਨਕ ਦੇਵ ਜੀ ਨੇ ਸਾਰੇ ਭਾਰਤ ਵਿਚ ਚੱਕਰ ਲਾਇਆ ਸੀ ਜਿਸ ਨੂੰ ਅਸੀਂ ਉਹਨਾਂ ਦੀ 'ਪਹਿਲੀ ਉਦਾਸੀ' ਆਖਦੇ ਹਾਂ; ਦੱਖਣ ਵਿਚ ਭੀ ਗਏ । ਨਾਮਦੇਵ ਜੀ ਸੂਬਾ ਬੰਬਈ ਦੇ ਜ਼ਿਲਾ ਸਤਾਰਾ ਦੇ ਨਗਰ ਪੰਡਰਪੁਰ ਵਿਚ ਹੀ ਬਹੁਤ ਸਮਾ ਰਹੇ, ਉੱਥੇ ਹੀ ਇਹਨਾਂ ਦਾ ਦੇਹਾਂਤ ਹੋਇਆ । ਸਾਰਾ ਭਾਰਤ ਮੂਰਤੀ-ਪੂਜਾ ਵਿਚ ਮਸਤ ਸੀ, ਕਿਤੇ ਟਾਵੇਂ ਟਾਵੇਂ ਹੀ ਰੱਬ ਦੇ ਪਿਆਰੇ ਸਨ, ਜੋ ਇੱਕ ਅਕਾਲ ਦੀ ਬੰਦਗੀ ਦਾ ਮੱਧਮ ਜਿਹਾ ਦੀਵਾ ਜਗਾ ਰਹੇ ਸਨ । ਕੀ ਇਹ ਗੱਲ ਕੁਦਰਤੀ ਨਹੀਂ ਸੀ ਕਿ ਦੱਖਣ ਵਿਚ ਜਾ ਕੇ ਇਕ ਆਪਣੇ ਹੀ ਹਮ-ਖਿਆਲ ਰੱਬੀ ਆਸ਼ਕ ਦਾ ਵਤਨ ਵੇਖਣ ਦੀ ਤਾਂਘ ਗੁਰੂ ਨਾਨਕ ਸਾਹਿਬ ਦੇ ਮਨ ਵਿਚ ਪੈਦਾ ਹੋਵੇ ? ਕੀ ਇਹ ਗੱਲ ਕੁਦਰਤੀ ਨਹੀਂ ਸੀ ਕਿ ਉਸ ਨਗਰ ਜਾ ਕੇ ਸਤਿਗੁਰੂ ਜੀ ਨੇ ਉੱਥੋਂ ਭਗਤ ਨਾਮਦੇਵ ਜੀ ਦੀ ਬਾਣੀ ਭੀ ਲਿਖ ਕੇ ਸਾਂਭ ਲਈ ? ਇਸ ਗੱਲ ਦਾ ਪਰਤੱਖ ਸਬੂਤ ਇਹ ਦੋਵੇਂ ਸ਼ਬਦ ਹਨ, ਜੋ ਉੱਪਰ ਲਿਖੇ ਗਏ ਹਨ । ਇਹ ਦੋਵੇਂ ਸ਼ਬਦ ਸਬੱਬ ਨਾਲ ਹੀ ਸੋਰਠਿ ਰਾਗ ਵਿਚ ਦਰਜ ਨਹੀਂ ਹੋ ਗਏ, ਸਬੱਬ ਨਾਲ ਹੀ ਦੋਹਾਂ ਦੇ ਲਫਜ਼ ਤੇ ਖਿਆਲ ਆਪੋ ਵਿਚ ਨਹੀਂ ਮਿਲ ਗਏ । ਇਹ ਸਭ ਕੁਝ ਸਤਿਗੁਰੂ ਨਾਨਕ ਦੇਵ ਜੀ ਨੇ ਆਪ ਹੀ ਕੀਤਾ । ਭਗਤ ਨਾਮਦੇਵ ਜੀ ਦੀ ਬਾਣੀ ਜੋ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਆਪ ਹੀ ਉਹਨਾਂ ਦੇ ਵਤਨ ਤੋਂ ਲਿਆਂਦੀ ਤੇ ਸਿੱਖ ਕੌਮ ਵਾਸਤੇ ਆਪਣੀ ਬਾਣੀ ਦੇ ਨਾਲ ਸਾਂਭ ਕੇ ਰੱਖਣ ਲਈ ਲਿਆਂਦੀ । ਸਾਰਾ ਭਾਰਤ ਮੂਰਤੀ-ਪੂਜਕਾਂ ਨਾਲ ਭਰਿਆ ਪਿਆ ਸੀ, ਜੇ ਭਗਤ ਨਾਮਦੇਵ ਭੀ ਮੂਰਤੀ-ਪੂਜ ਹੁੰਦੇ, ਤਾਂ ਇਹਨਾਂ ਵਾਸਤੇ ਸਤਿਗੁਰੂ ਜੀ ਨੂੰ ਕੋਈ ਖਾਸ ਖਿੱਚ ਨਹੀਂ ਸੀ ਹੋ ਸਕਦੀ ।

**ਅਰਥ :**—ਹੇ ਭਾਈ ! ਮੈਨੂੰ ਪ੍ਰਭੂ-ਦੇਵ ਨੇ ਸਤਿਗੁਰੂ ਮਿਲਾ ਦਿੱਤਾ ਹੈ, (ਉਸ ਦੀ ਬਰਕਤਿ ਨਾਲ, ਮੇਰਾ ਮਨ) ਉਸ ਦੇ ਸ਼ਬਦ ਵਿਚ ਲੀਨ ਹੋ ਗਿਆ ਹੈ । ੧। ਰਹਾਉ ।

(ਹੁਣ ਸ਼ਬਦ ਦੀ ਬਰਕਤਿ ਦਾ ਸਦਕਾ) ਜਿਉਂ ਜਿਉਂ ਮੈਂ ਪਰਮਾਤਮਾ ਦਾ (ਹਰ ਥਾਂ) ਦੀਦਾਰ ਕਰਦਾ ਹਾਂ ਮੈਂ (ਆਪ-ਮੁਹਾਰਾ) ਉਸ ਦੀ ਸਿਫਤਿ-ਸਾਲਾਹ ਕਰਦਾ ਹਾਂ ਤੇ ਹੇ ਭਾਈ ! ਮੇਰੇ ਅੰਦਰ ਠੰਢ ਪੈਂਦੀ ਜਾਂਦੀ ਹੈ । ੧।

(ਹੇ ਭਾਈ ! ) ਜਿਸ ਮਨ ਵਿਚ ਪਹਿਲਾਂ ਚੰਚਲਤਾ ਦਿੱਸ ਰਹੀ ਸੀ ਉੱਥੇ ਹੁਣ ਇੱਕ-ਰਸ ਗੁਰ-ਸ਼ਬਦ ਦਾ ਪ੍ਰਭਾਵ ਪੈ ਰਿਹਾ ਹੈ, ਹੁਣ ਮੇਰੀ ਆਤਮਾ ਪਰਮਾਤਮਾ ਵਿਚ ਮਿਲ ਗਈ ਹੈ, ਸਤਿਗੁਰੂ ਦੀ ਕਿਰਪਾ ਨਾਲ ਮੈਂ ਉਸ ਜੋਤਿ ਨੂੰ ਪਛਾਣ ਲਿਆ ਹੈ । ੨।

ਮੇਰੇ ਹਿਰਦੇ-ਕਮਲ ਦੀ ਕੋਠੜੀ ਵਿਚ ਰਤਨ ਸਨ (ਪਰ ਲੁਕੇ ਹੋਏ ਸਨ); ਹੁਣ ਉੱਥੇ (ਗੁਰੂ ਦੀ ਮਿਹਰ ਸਦਕਾ, ਮਾਨੋ) ਬਿਜਲੀ ਦੀ ਲਿਸ਼ਕ (ਵਰਗਾ ਚਾਨਣ) ਹੈ (ਤੇ ਉਹ ਰਤਨ ਦਿੱਸ ਪਏ ਹਨ); ਹੁਣ ਪ੍ਰਭੂ ਕਿਤੇ ਦੂਰ ਨਹੀਂ ਜਾਪਦਾ, ਨੇੜੇ ਦਿੱਸਦਾ ਹੈ, ਮੈਨੂੰ ਆਪਣੇ ਅੰਦਰ ਹੀ ਭਰਪੂਰ ਦਿੱਸਦਾ ਹੈ । ੩।

ਜਿਸ ਮਨ ਵਿਚ ਹੁਣ ਇੱਕ-ਰਸ ਸੂਰਜ ਦੇ ਚਾਨਣ ਵਰਗਾ ਚਾਨਣ ਹੈ, ਇੱਥੇ ਪਹਿਲਾਂ (ਮਾਨੋ) ਮੱਧਮ ਜਿਹਾ ਦੀਵਾ ਬਲ ਰਿਹਾ ਸੀ; ਹੁਣ ਗੁਰੂ ਦੀ ਕਿਰਪਾ ਨਾਲ ਮੇਰੀ ਉਸ ਪ੍ਰਭੂ ਨਾਲ ਜਾਣ-ਪਛਾਣ ਹੋ ਗਈ ਹੈ ਤੇ ਮੈਂ ਦਾਸ ਨਾਮਦੇਵ ਅਡੋਲ ਅਵਸਥਾ ਵਿਚ ਟਿਕ ਗਿਆ ਹਾਂ । ੪। ੧।

**ਨੋਟ :**—ਭਗਤ-ਬਾਣੀ ਦੇ ਵਿਰੋਧੀ ਸੱਜਣ ਇਸ ਸ਼ਬਦ ਦੇ ਲਫਜ਼ “ਅਨਹਦ ਸਬਦ” ਦਾ ਹਵਾਲਾ ਦੇ ਕੇ ਆਖਦੇ ਹਨ ਕਿ ਭਗਤ ਨਾਮਦੇਵ ਜੀ ਯੋਗਾਭਿਆਸ ਅੰਦਰ ਭੀ ਵਿਚਰਦੇ ਸਨ ਕਿਉਂਕਿ ਆਪ ਜੀ ਦੀ ਰਚਨਾ ਵਿਚ ਯੋਗ ਅਭਿਆਸ ਦੀ ਝਲਕ ਪੈਂਦੀ ਹੈ । ਪਰ ਸਿਰਫ਼ ਲਫਜ਼ ‘ਅਨਹਦ ਸਬਦ’ ਤੋਂ ਇਹ ਗੱਲ ਸਾਬਤ ਨਹੀਂ ਹੋ ਜਾਂਦੀ । ਗੁਰੂ ਨਾਨਕ ਦੇਵ ਜੀ ਦਾ ਆਰਤੀ ਵਾਲਾ ਸ਼ਬਦ ਪੜ੍ਹ ਕੇ ਵੇਖੋ “ਅਨਹਤਾ ਸਬਦ ਵਾਜੰਤ ਭੇਰੀ” । ਕੀ ਸਤਿਗੁਰੂ ਜੀ ਨੂੰ ਯੋਗ-ਅਭਿਆਸੀ ਆਖ ਦਿਓਗੇ ?

ਭਗਤ ਜੀ ਨੇ ਤਿੰਨ ਵਾਰੀ ਸਾਫ਼ ਲਫਜ਼ਾਂ ਵਿਚ ਆਖਿਆ ਹੈ ਕਿ ਮੈਂ ਇਹ ਲੀਨਤਾ ਸਤਿਗੁਰੂ ਦੀ ਮਿਹਰ ਨਾਲ ਹਾਸਲ ਕੀਤੀ ਹੈ । ‘ਰਹਾਉ’ ਵਿਚ ਹੀ ਆਖਦੇ ਹਨ ਕਿ ਮੈਨੂੰ ਪ੍ਰਭੂ ਨੇ ਗੁਰੂ ਮਿਲਾਇਆ ਹੈ । ਫਿਰ ਦੋ ਵਾਰੀ ਹੋਰ ਆਖਦੇ ਹਨ—

ਜੋਤੀ ਜੋਤ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥

ਅਤੇ

ਗੁਰ ਪਰਸਾਦੀ ਜਾਨਿਆ ॥ ਜਨ ਨਾਮਾ ਸਹਜਿ ਸਮਾਨਿਆ ॥

ਇਹ ਸੱਚਾਈ ਲੁਕਾਈ ਨਹੀਂ ਜਾ ਸਕਦੀ ।

ਘਰੁ ੪ ਸੋਰਠਿ ॥ ਪਾੜ ਪੜੋਸਣਿ ਪੂਛਿ ਲੇ ਨਾਮਾ, ਕਾ ਪਹਿ ਛਾਨਿ ਛਵਾਈ ਹੋ ॥ ਤੇ ਪਹਿ ਦੁਗਣੀ ਮਜੂਰੀ ਦੈ ਹਉ, ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥ ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ, ਜਉ ਕੋਉ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ, ਤਉ ਆਪਨ ਬੇਢੀ ਆਵੈ ਹੋ ॥੨॥ ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥ ਗੁੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥ ਬੇਢੀ ਕੇ ਗੁਣ ਸੁਨਿ ਰੀ ਬਾਈ, ਜਲਧਿ ਬਾਂਧਿ ਧੂ ਥਾਪਿਓ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ, ਲੰਕ ਭਭੀਖਣ ਆਪਿਓ ਹੋ ॥੪॥੨॥ {ਪੰਨਾ ੬੫੭}

ਪਦ ਅਰਥ :—ਪਾੜ—ਪਾਰ ਦੀ, ਨਾਲ ਦੀ । ਪੜੋਸਣਿ—ਗੁਆਂਢਣ ਨੇ । ਪੂਛਿ ਲੇ—ਪੁੱਛਿਆ । ਨਾਮਾ—ਹੇ ਨਾਮਦੇਵ ! ਕਾ ਪਹਿ—ਕਿਸ ਪਾਸੋਂ ? ਛਾਨਿ—ਛੰਤ, ਛਪਰੀ, ਕੁੱਲੀ । ਛਵਾਈ—ਬਣਵਾਈ ਹੈ । ਤੇ ਪਹਿ—ਤੇਰੇ ਨਾਲੋਂ । ਦੈ ਹਉ—ਮੈਂ ਦੇ ਦਿਆਂਗੀ । ਬੇਢੀ—ਤਰਖਾਣ । ਦੇਹੁ ਬਤਾਈ—ਦੱਸ ਦੇਹ ।੧।

ਰੀ ਬਾਈ—ਹੇ ਭੈਣ ! {ਨੋਟ :—ਲਫਜ਼ ‘ਰੀ’ ਇਸਤ੍ਰੀ ਲਿੰਗ ਹੈ ਅਤੇ ‘ਰੇ’ ਪੁਲਿੰਗ ਹੈ; ਜਿੱਥੇ, ‘ਰੇ ਲੋਈ’ ਆਇਆ ਹੈ ਉੱਥੇ ਲਫਜ਼ ‘ਲੋਈ’ ਪੁਲਿੰਗ ਹੈ ।} ਦੇਨੁ ਨ ਜਾਈ—ਦਿੱਤਾ ਨਹੀਂ ਜਾ ਸਕਦਾ । ਪ੍ਰਾਣ ਅਧਾਰਾ—ਪ੍ਰਾਣਾਂ ਦਾ ਆਸਰਾ । ਰਹਾਉ ।

ਸਭਹੁ ਤੇ—ਸਭਨਾਂ ਨਾਲੋਂ । ਤੋਰੈ—ਤੋੜ ਦੇਵੇ । ਤਉ—ਤਾਂ । ਆਪਨ—ਆਪਣੇ ਆਪ ।੨।

ਬਰਨਿ ਨ ਸਾਕਉ—ਮੈਂ ਬਿਆਨ ਨਹੀਂ ਕਰ ਸਕਦਾ । ਅੰਤਰ—ਅੰਦਰ । ਠਾਂਈ—ਥਾਂਈ । ਗੁੰਗੈ—ਗੁੰਗੇ ਨੇ । ਪੂਛੇ—ਪੁੱਛਿਆਂ ।੩।

ਜਲਧਿ—ਸਮੁੰਦਰ । ਬਾਂਧਿ—(ਪੁਲ) ਬੰਨ੍ਹ ਕੇ । ਥਾਪਿਓ—ਅਟੱਲ ਕਰ ਦਿੱਤਾ । ਸੀਅ—ਸੀਤਾ । ਬਹੋਰੀ—(ਰਾਵਣ ਤੋਂ) ਮੋੜ ਲਿਆਂਦੀ । ਆਪਿਓ—ਅਪਣਾ ਦਿੱਤਾ, ਮਾਲਕ ਬਣਾ ਦਿੱਤਾ ।੪।

ਅਰਥ :—ਨਾਲ ਦੀ ਗੁਆਂਢਣ ਨੇ ਪੁੱਛਿਆ—ਹੇ ਨਾਮੇ ! ਤੂੰ ਆਪਣੀ ਛੰਨ ਕਿਸ ਪਾਸੋਂ ਬਣਵਾਈ ਹੈ ? ਮੈਨੂੰ ਉਸ ਤਰਖਾਣ ਦੀ ਦੱਸ ਪਾ, ਮੈਂ ਤੇਰੇ ਨਾਲੋਂ ਦੂਣੀ ਮਜੂਰੀ ਦੇ ਦਿਆਂਗੀ ।੧।

ਹੇ ਭੈਣ ! ਉਸ ਤਰਖਾਣ ਦੀ (ਇਸ ਤਰ੍ਹਾਂ) ਦੱਸ ਨਹੀਂ ਪਾਈ ਜਾ ਸਕਦੀ; ਵੇਖ, ਉਹ ਤਰਖਾਣ ਹਰ ਥਾਂ ਮੌਜੂਦ ਹੈ ਤੇ ਉਹ ਮੇਰੀ ਜਿੰਦ ਦਾ ਆਸਰਾ ਹੈ ।੧। ਰਹਾਉ ।

(ਹੇ ਭੈਣ ! ) ਜੇ ਕੋਈ ਮਨੁੱਖ (ਉਸ ਤਰਖਾਣ ਪਾਸੋਂ) ਛੰਨ ਬਣਵਾਏ ਤਾਂ ਉਹ ਤਰਖਾਣ ਪ੍ਰੀਤ (ਦੀ) ਮਜੂਰੀ ਮੰਗਦਾ ਹੈ; (ਪ੍ਰੀਤ ਭੀ ਅਜਿਹੀ ਹੋਵੇ ਕਿ ਲੋਕਾਂ ਨਾਲੋਂ, ਪਰਵਾਰ ਨਾਲੋਂ, ਸਭਨਾਂ ਨਾਲੋਂ, ਮੋਹ ਤੋੜ ਲਏ; ਤਾਂ ਉਹ ਤਰਖਾਣ ਆਪਣੇ ਆਪ ਆ ਜਾਂਦਾ ਹੈ) ।੨।

(ਜਿਵੇਂ) ਜੇ ਕੋਈ ਗੁੰਗਾ ਬੜਾ ਸੁਆਦਲਾ ਪਦਾਰਥ ਖਾਏ ਤਾਂ ਪੁੱਛਿਆਂ (ਉਸ ਪਾਸੋਂ ਉਸ ਦਾ ਸੁਆਦ) ਦੱਸਿਆ ਨਹੀਂ ਜਾ ਸਕਦਾ; ਤਿਵੇਂ ਮੈਂ (ਉਸ) ਐਸੇ ਤਰਖਾਣ ਦਾ ਸਰੂਪ ਬਿਆਨ ਨਹੀਂ ਕਰ ਸਕਦਾ, (ਉਂਵ) ਉਹ ਸਭਨਾਂ ਵਿਚ ਹੈ, ਉਹ ਸਭ ਥਾਈਂ ਹੈ ।੩।

ਹੇ ਭੈਣ ! ਉਸ ਤਰਖਾਣ ਦੇ (ਕੁਝ ਥੋੜੇ ਜਿਹੇ) ਗੁਣ ਸੁਣ ਲੈ—ਉਸ ਨੇ ਧੂ ਨੂੰ ਅਟੱਲ ਪਦਵੀ ਦਿੱਤੀ, ਉਸ ਨੇ ਸਮੁੰਦਰ (ਤੇ ਪੁਲ) ਬੱਧਾ, ਨਾਮਦੇਵ ਦੇ (ਉਸ ਤਰਖਾਣ) ਨੇ (ਲੋਕਾਂ ਤੋਂ) ਸੀਤਾ ਮੌੜ ਕੇ ਲਿਆਂਦੀ ਤੇ ਭਭੀਖਣ ਨੂੰ ਲੰਕਾ ਦਾ ਮਾਲਕ ਬਣਾ ਦਿੱਤਾ ।੪।੨।

ਨੋਟ :—ਇਹ ਗੱਲ ਜਗਤ ਵਿਚ ਆਮ ਵੇਖਣ ਵਿਚ ਆਉਂਦੀ ਹੈ ਕਿ ਨਿਰੇ ਪੈਸੇ ਲੈ ਕੇ ਕੰਮ ਕਰਨ ਵਾਲਿਆਂ ਨਾਲੋਂ ਉਹ ਮਨੁੱਖ ਵਧੀਕ ਖਿੱਚ ਤੇ ਸ਼ੌਕ ਨਾਲ ਕੰਮ ਕਰਦੇ ਹਨ ਜੋ ਪਿਆਰ ਦੀ ਲਗਨ ਨਾਲ ਕਰਦੇ ਹਨ । ਸੰਨ ੧੯੨੨-੨੩ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦੀ ਜੋ ਕਾਰ-ਸੇਵਾ ਪ੍ਰੇਮ-ਆਸਰੇ ਸੋਨੇ ਦੇ ਚੂੜੇ ਵਾਲੀਆਂ ਬੀਬੀਆਂ ਨੇ ਦਿਨਾਂ ਵਿਚ ਹੀ ਸਿਰੇ ਚਾੜ੍ਹ ਦਿੱਤੀ ਸੀ, ਉਹ ਮਜ਼ੂਰੀ ਲੈ ਕੇ ਕੰਮ ਕਰਨ ਵਾਲੇ ਮੋਟੇ ਤਕੜੇ ਮਨੁੱਖ ਮਹੀਨਿਆਂ ਵਿਚ ਭੀ ਨਾ ਮੁਕਾਉਂਦੇ ।

ਨਾਮਦੇਵ ਜੀ ਮਾਇਆ ਵਲੋਂ ਤਾਂ ਗਰੀਬ ਸਨ, ਪਰ ਪ੍ਰਭੂ-ਪਿਆਰ ਵਿਚ ਰੰਗੇ ਹੋਏ ਸਨ । ਇਕ ਵਾਰੀ ਉਹਨਾਂ ਦਾ ਘਰ ਢਹਿ ਗਿਆ, ਭਗਤ ਨਾਲ ਰੱਬੀ ਪਿਆਰ ਦੀ ਸਾਂਝ ਰੱਖਣ ਵਾਲੇ ਕਿਸੇ ਪਿਆਰ-ਹਿਰਦੇ ਵਾਲੇ ਨੇ ਆ ਕੇ ਬੜੀ ਰੀਝ ਨਾਲ ਉਹ ਘਰ ਮੁੜ ਬਣਾ ਦਿੱਤਾ । ਜਿੱਥੇ ਪ੍ਰੇਮ ਹੈ ਉੱਥੇ ਰੱਬ ਆਪ ਹੈ । ਸਤਸੰਗੀ ਜੋ ਇਕ ਦੂਜੇ ਦਾ ਕੰਮ ਕਰਦੇ ਹਨ, ਪ੍ਰੇਮ ਦੇ ਖਿੱਚੇ ਹੋਏ ਕਰਦੇ ਹਨ, ਪ੍ਰੇਮ-ਦੇ-ਸੋਮੇ ਪ੍ਰਭੂ ਦੇ ਪ੍ਰੇਰੇ ਹੋਏ ਕਰਦੇ ਹਨ, ਉਹਨਾਂ ਪ੍ਰੇਮੀ ਜੀਉਤਿਆਂ ਵਿਚ ਪ੍ਰਭੂ ਆਪ ਬੈਠਾ ਉਹ ਕੰਮ ਕਰਦਾ ਹੈ । ਸੋ, ਇਹ ਕੁਦਰਤੀ ਗੱਲ ਹੈ ਕਿ ਉਹ ਕੰਮ ਹੋਰਨਾਂ ਲੋਕਾਂ ਦੇ ਕੰਮਾਂ ਨਾਲੋਂ ਵਧੀਕ ਚੰਗਾ ਤੇ ਸੋਹਣਾ ਬਣੇ । ਨਾਮਦੇਵ ਜੀ ਦੀ ਗੁਆਂਢਣ ਦੇ ਮਨ ਵਿਚ ਭੀ ਰੀਝ ਆਈ ਉਸ ਤਰਖਾਣ ਦਾ ਪਤਾ ਲੈਣ ਲਈ, ਜਿਸ ਨੇ ਨਾਮਦੇਵ ਦਾ ਕੋਠਾ ਬਣਾਇਆ ਸੀ ।

ਨੋਟ :—ਭਗਤ-ਬਾਣੀ ਦੇ ਵਿਰੋਧੀ ਸੱਜਣ ਨੇ ਇਸ ਸ਼ਬਦ ਦੀ ਅਖੀਰਲੀ ਤੁਕ ਦਾ ਹਵਾਲਾ ਦੇ ਕੇ ਲਿਖਿਆ ਹੈ ਕਿ ਭਗਤ ਨਾਮਦੇਵ ਜੀ ਕਿਸੇ ਸਮੇਂ ਸ੍ਰੀ ਰਾਮ ਚੰਦਰ ਜੀ ਦੇ ਉਪਾਸ਼ਕ ਸਨ । ਪਰ ਇਸ ਤੋਂ ਪਹਿਲੀ ਤੁਕ ਵਿਰੋਧੀ ਸੱਜਣ ਨੇ ਪੜ੍ਹੀ ਨਹੀਂ ਜਾਪਦੀ, ਜਿਸ ਵਿਚ ‘ਧੂ ਥਾਪਿਓ ਹੋ’ ਲਿਖਿਆ ਹੋਇਆ ਹੈ । ਧੂ ਭਗਤ ਸ੍ਰੀ ਰਾਮ ਚੰਦਰ ਜੀ ਤੋਂ ਪਹਿਲੇ ਜੁਗ ਵਿਚ ਹੋ ਚੁਕਾ ਸੀ । ਜਿਸ ‘ਬੇਢੀ’ ਦੇ ਗੁਣ ਨਾਮਦੇਵ ਜੀ ਪੜ੍ਹੇ ਸਨ ਨੂੰ ਦੱਸ ਰਹੇ ਹਨ ‘ਰਹਾਉ’ ਦੀਆਂ ਤੁਕਾਂ ਵਿਚ, ਉਸ ਬਾਰੇ ਆਖਦੇ ਹਨ “ਬੇਢੀ ਰਹਿਓ ਸਮਾਈ” । ਸੋ ਨਾਮਦੇਵ ਜੀ ਸਰਬ ਵਿਆਪਕ ਦੇ ਉਪਾਸ਼ਕ ਸਨ ।

### ਸੋਰਠਿ ਘਰੁ ੩ ॥

ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥੧॥ ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥ ਮੁਖ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥੨॥ ਜਲ ਭੀਤਰਿ ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ ਪਛਾਨਿਆ ॥੩॥੩॥ {ਪੰਨਾ ੬੫੭}

ਪਦ ਅਰਥ :—ਮੰਦਲੁ—ਢੋਲ । ਬਾਜੈ—ਵੱਸਦਾ ਹੈ । ਬਿਨੁ ਸਾਵਣ—ਸਾਵਣ ਦਾ ਮਹੀਨਾ ਆਉਣ ਤੋਂ ਬਿਨਾ ਹੀ, ਹਰ ਵੇਲੇ । ਘਨਹਰੁ—ਬੱਦਲ । ਗਾਜੈ—ਗੱਜਦਾ ਹੈ । ਜਉ—ਜਦੋਂ । ਕੋਈ—ਕੋਈ ਮਨੁੱਖ ।੧।

ਮੋ ਕਉ—ਮੈਨੂੰ । ਸਨੇਹੀ—ਪਿਆਰਾ । ਜਿਹ ਮਿਲਿਐ—ਜਿਸ (ਰਾਮ) ਦੇ ਮਿਲਣ ਨਾਲ । ਦੇਹ—ਸਰੀਰ । ਸੁਦੇਹੀ—ਸੋਹਣੀ ਕਾਇਆਂ ।੧। ਰਹਾਉ ।

ਮਿਲਿ—ਮਿਲ ਕੇ, ਛੋਹ ਕੇ । ਕੰਚਨੁ—ਸੋਨਾ । ਮਨਸਾ—ਮੂੰਹ ਵਿਚ ਤੇ ਖਿਆਲਾਂ ਵਿਚ, (ਭਾਵ, ਬਚਨਾਂ ਵਿਚ ਤੇ ਖਿਆਲਾਂ ਵਿਚ) । ਨਿਜ ਭਾਉ—ਆਪਣਿਆਂ ਵਾਲਾ ਪਿਆਰ । ਭ੍ਰਮ—ਭੁਲੇਖਾ (ਕਿ ਕਿਤੇ ਕੋਈ ਓਪਰਾ ਭੀ ਹੈ) । ਗੁਰ ਪੂਛੇ—ਗੁਰੂ ਦੀ ਸਿੱਖਿਆ ਲੈ ਕੇ । ਪਤੀਆਗਾ—ਪਤੀਜ ਗਿਆ ਹੈ, ਤਸੱਲੀ ਹੋ ਗਈ ਹੈ । ੨ ।

ਭੀਤਰਿ—ਅੰਦਰ, ਵਿਚ । ਕੁੰਭ—ਪਾਣੀ ਦਾ ਘੜਾ, ਜੀਵਾਤਮਾ । ਸਭ—ਹਰ ਥਾਂ । ਗੁਰ ਚੇਲੇ ਮਨੁ—ਗੁਰੂ ਦਾ ਤੇ ਚੇਲੇ ਦਾ ਮਨ । ਨਾਮੈ—ਨਾਮਦੇਵ ਨੇ । ੩ ।

**ਅਰਥ :**—ਮੈਨੂੰ ਪਿਆਰਾ ਰਾਮ ਮਿਲ ਪਿਆ ਹੈ, ਜਿਸ ਦੇ ਮਿਲਣ ਦੀ ਬਰਕਤਿ ਨਾਲ ਮੇਰਾ ਸਰੀਰ ਭੀ ਚਮਕ ਪਿਆ ਹੈ । ੧। ਰਹਾਉ ।

ਜਿਹੜਾ ਭੀ ਕੋਈ ਮਨੁੱਖ ਇਸ ਅਸਲੀਅਤ ਨੂੰ ਵਿਚਾਰਦਾ ਹੈ (ਭਾਵ, ਜਿਸ ਦੇ ਭੀ ਅੰਦਰ ਇਹ ਮੇਲ-ਅਵਸਥਾ ਵਾਪਰਦੀ ਹੈ, ਉਸ ਦੇ ਅੰਦਰ) ਢੋਲ ਵੱਜਣ ਲੱਗ ਪੈਂਦਾ ਹੈ (ਪਰ ਉਹ ਢੋਲ ਖੱਲ ਨਾਲ) ਮੜ੍ਹਿਆ ਹੋਇਆ ਨਹੀਂ ਹੁੰਦਾ, (ਉਸ ਦੇ ਮਨ ਵਿਚ) ਬੱਦਲ ਗੱਜਣ ਲੱਗ ਪੈਂਦਾ ਹੈ, ਪਰ ਉਹ ਬੱਦਲ ਸਾਵਣ ਮਹੀਨੇ ਦੀ ਉਡੀਕ ਨਹੀਂ ਕਰਦਾ (ਭਾਵ, ਹਰ ਵੇਲੇ ਗੱਜਦਾ ਹੈ), ਉਸ ਦੇ ਅੰਦਰ ਬੱਦਲਾਂ ਤੋਂ ਬਿਨਾ ਹੀ ਮੀਂਹ ਪੈਣ ਲੱਗ ਜਾਂਦਾ ਹੈ (ਬੱਦਲ ਤਾਂ ਕਦੇ ਆਏ ਤੇ ਕਦੇ ਚਲੇ ਗਏ, ਉੱਥੇ ਹਰ ਵੇਲੇ ਹੀ ਨਾਮ ਦੀ ਵਰਖਾ ਹੁੰਦੀ ਹੈ) । ੧ ।

ਨੋਟ :—ਜਿਵੇਂ ਕਿਤੇ ਢੋਲ ਵੱਜਿਆਂ ਨਿੱਕੇ-ਮੋਟੇ ਹੋਰ ਖੜਾਕ ਸੁਣਾਈ ਨਹੀਂ ਦੇਂਦੇ, ਤਿਵੇਂ ਜਿਸ ਮਨੁੱਖ ਦੇ ਅੰਦਰ ਰਾਮ-ਨਾਮ ਦਾ ਢੋਲ ਵੱਜਦਾ ਹੈ ਨਾਮ ਦਾ ਪ੍ਰਭਾਵ ਪੈਂਦਾ ਹੈ, ਉੱਥੇ ਮਾਇਕ ਵਿਕਾਰਾਂ ਦਾ ਸ਼ੋਰ ਨਹੀਂ ਸੁਣੀਂਦਾ; ਉੱਥੇ ਹਰ ਵੇਲੇ ਨਾਮ ਦਾ ਬੱਦਲ ਗੱਜਦਾ ਹੈ, ਤੇ ਮਨ-ਮੋਰ ਪੈਲਾਂ ਪਾਉਂਦਾ ਹੈ; ਉੱਥੇ ਹਰ ਵੇਲੇ ਨਾਮ ਦੀ ਵਰਖਾ ਨਾਲ ਠੰਢ ਪਈ ਰਹਿੰਦੀ ਹੈ

ਸਤਿਗੁਰੂ ਦੀ ਸਿੱਖਿਆ ਲੈ ਕੇ ਮੇਰਾ ਮਨ ਇਸ ਤਰ੍ਹਾਂ ਪਤੀਜ ਗਿਆ ਹੈ (ਤੇ ਸੁਅੱਛ ਹੋ ਗਿਆ ਹੈ) ਜਿਵੇਂ ਪਾਰਸ ਨਾਲ ਛੋਹ ਕੇ (ਲੋਹਾ) ਸੋਨਾ ਬਣ ਜਾਂਦਾ ਹੈ, ਹੁਣ ਮੇਰੇ ਬਚਨਾਂ ਵਿਚ ਤੇ ਖਿਆਲਾਂ ਵਿਚ ਨਾਮ-ਰਤਨ ਹੀ ਪਰੋਤਾ ਗਿਆ ਹੈ, (ਪ੍ਰਭੂ ਨਾਲ ਹੁਣ) ਮੇਰਾ ਆਪਣਿਆਂ ਵਾਲਾ ਪਿਆਰ ਪੈ ਗਿਆ ਹੈ, (ਇਹ) ਭੁਲੇਖਾ ਰਹਿ ਗਈ ਨਹੀਂ ਗਿਆ (ਕਿ ਕਿਤੇ ਕੋਈ ਓਪਰਾ ਭੀ ਹੈ) । ੨ ।

(ਜਿਵੇਂ ਸਮੁੰਦਰ ਦੇ) ਪਾਣੀ ਵਿਚ ਘੜੇ ਦਾ ਪਾਣੀ ਮਿਲ ਜਾਂਦਾ ਹੈ (ਤੇ ਆਪਣੀ ਵੱਖਰੀ ਹਸਤੀ ਮਿਟਾ ਲੈਂਦਾ ਹੈ), ਮੈਨੂੰ ਭੀ ਹੁਣ ਹਰ ਥਾਂ ਰਾਮ ਹੀ ਰਾਮ ਦਿੱਸਦਾ ਹੈ (ਮੇਰੀ ਆਪਣੀ ਅਪਣੱਤ ਰਹੀ ਹੀ ਨਹੀਂ); ਆਪਣੇ ਸਤਿਗੁਰੂ ਨਾਲ ਮੇਰਾ ਮਨ ਇਕ-ਮਿਕ ਹੋ ਗਿਆ ਹੈ ਤੇ ਮੈਂ ਦਾਸ ਨਾਮੇ ਨੇ (ਜਗਤ ਦੇ) ਅਸਲੇ ਪਰਮਾਤਮਾ ਨਾਲ (ਪੱਕੀ) ਸਾਂਝ ਪਾ ਲਈ ਹੈ । ੩। ੩।

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ, ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ, ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ, ਸਭ ਘਟ ਭੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ, ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ ੬੫੭}



**ਪਦ ਅਰਥ** :—ਜਬ—ਜਿਤਨਾ ਚਿਰ । ਹਮ—ਅਸੀ, ਹਉਮੈ, ਆਪਾ-ਭਾਵ । ਹੋਤੇ—ਹੁੰਦੇ ਹਾਂ । ਮੈ—ਮੇਰੀ ਅਪਣਤ, ਹਉਮੈ । ਅਨਲ—{Skt. ਅਨਿਲ} ਹਵਾ । ਅਨਲ ਅਗਮ—ਭਾਰੀ ਹਨੇਰੀ (ਦੇ ਕਾਰਨ) । ਲਹਰਿ ਮਇ—ਲਹਰਿ ਮਯ, ਲਹਰਿ ਮੈ, {ਸੰ: ਮਯ—ਜਿਸ ਲਫਜ਼ ਦੇ ਅਖੀਰ ਵਿਚ ਲਫਜ਼ ‘ਮਯ’ ਵਰਤਿਆ ਜਾਏ, ਉਸ ਦੇ ਅਰਥ ਵਿਚ ‘ਬਹੁਲਤਾ’ ਦਾ ਖਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ—ਦਇਆ ਨਾਲ ਭਰਪੂਰ} ਲਹਰਾਂ ਨਾਲ ਭਰਪੂਰ । ਓਦਧਿ—{Skt. ਉਦਧਿ, ਤਦਧਿ} ਸਮੁੰਦਰ । ੧।

ਮਾਧਵੇ—ਹੇ ਮਾਧੋ ! (ਨੋਟ :—ਲਫਜ਼ ‘ਮਾਧੋ’ ਭਗਤ ਰਵਿਦਾਸ ਜੀ ਦਾ ਖਾਸ ਪਿਆਰਾ ਲਫਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ । ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫਜ਼ ਉਹ ਨਾਹ ਵਰਤਦੇ) । ਕਿਆ ਕਹੀਐ—ਕੀਹ ਆਖੀਏ ? ਕਿਹਾ ਨਹੀਂ ਜਾ ਸਕਦਾ । ਭ੍ਰਮੁ—ਭੁਲੇਖਾ । ਮਾਨੀਐ—ਮੰਨਿਆ ਜਾ ਰਿਹਾ ਹੈ, ਖਿਆਲ ਬਣਾਇਆ ਹੋਇਆ ਹੈ । ੧। ਰਹਾਉ।

ਨਰਪਿਤ—ਰਾਜਾ । ਸਿੰਘਾਸਨਿ—ਤਖਤ ਉੱਤੇ । ਭਿਖਾਰੀ—ਮੰਗਤਾ । ਅਛਤ—ਹੁੰਦਿਆਂ ਸੁੰਦਿਆਂ । ਗਤਿ—ਹਾਲਤ । ੨।

ਰਾਜ—ਰੱਜੂ, ਰੱਸੀ । ਭੁਇਅੰਗ—ਸੱਪ । ਪ੍ਰਸੰਗ—ਵਾਰਤਾ, ਗੱਲ । ਮਰਮੁ—ਭੇਤ, ਰਾਜ । ਕਟਕ—ਕੜੇ । ਕਹਤੇ—ਆਖਦਿਆਂ । ੩।

ਸਰਬੇ—ਸਾਰਿਆਂ ਵਿਚ । ਅਨੇਕੈ—ਅਨੇਕ-ਰੂਪ ਹੋ ਕੇ । ਭੋਗਵੈ—{ਨੋਟ :—ਅੱਖਰ ‘ਭ’ ਦੇ ਨਾਲ ਦੋ ਲਗਾਂ ਹਨ ( ) ਤੇ ( )} । ਅਸਲ ਲਫਜ਼ ਹੈ ‘ਭੋਗਵੈ’ ਪਰ ਇਥੇ ਪੜ੍ਹਨਾ ਹੈ ‘ਭੁਗਵੈ’ ਭੋਗ ਰਿਹਾ ਹੈ, ਮੌਜੂਦ ਹੈ । ਪੈ—ਤੋਂ । ਸਹਜੇ—ਸੁਤੇ ਹੀ, ਉਸ ਦੀ ਰਜਾ ਵਿਚ । ੪।

**ਅਰਥ** :—(ਹੇ ਮਾਧੋ ! ) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ‘ਮੈਂ’ ਦੂਰ ਹੋ ਜਾਂਦੀ ਹੈ; (ਇਸ ‘ਮੈਂ’ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) । ੧।

ਹੇ ਮਾਧੋ ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ । ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ), ਉਹ ਠੀਕ ਨਹੀਂ ਹੈ । ੧। ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖਤ ਉਤੇ ਸੌਂ ਜਾਏ, ਤੇ, ਸੁਫਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ । ੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ), ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ । ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) । ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ । (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ ।੪।੧।

ਸ਼ਬਦ ਦਾ ਭਾਵ :—ਪਰਮਾਤਮਾ ਸਰਬ-ਵਿਆਪਕ ਹੈ । ਪਰ ਜੀਵ ਆਪਣੀ ‘ਹਉਂ’ ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ । ਜਿਤਨਾ ਚਿਰ ‘ਹਉਂ’ ਹੈ, ਉਤਨਾ ਚਿਰ ਵਿਤਕਰੇ ਹਨ ।

ਜਉ ਹਮ ਬਾਂਧੇ ਮੋਹ ਫਾਸ, ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥  
ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ  
ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ,  
ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ, ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ  
ਬਾਢੀ, ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ, ਸੋ ਦੁਖੁ ਅਜਹੁ ਸਹੀਐ  
॥੪॥੨॥ {ਪੰਨਾ ੬੫੮}

ਪਦ ਅਰਥ :—ਬਾਂਧੇ—ਬੱਝੇ ਹੋਏ ਹਾਂ । ਫਾਸ—ਫਾਹੀ । ਬਧਨਿ—ਰੱਸੀ ਨਾਲ । ਤੁਮ—ਤੈਨੂੰ । ਕੋ—ਦਾ ।੧।

ਜਾਨਤ ਹਹੁ—ਤੁਸੀ ਜਾਣਦੇ ਹੋ । ਜੈਸੀ—ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ) । ਐਸੀ—ਅਜਿਹੀ ਪ੍ਰੀਤ ਦੇ ਹੁੰਦਿਆਂ । ਕਹਾ ਕਰਹੁਗੇ—ਕੀਹ ਕਰੇਂਗਾ ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ) ।੧।ਰਹਾਉ।

ਮੀਨੁ—ਮੱਛੀ । ਪਕਰਿ—ਫੜ ਕੇ । ਫਾਂਕਿਓ—ਫਾੜੀ ਫਾੜੀ ਕਰ ਦਿੱਤੀ । ਰਾਂਧਿ ਕੀਓ—ਰਿੰਨੂ ਲਈ । ਬਹੁ ਬਾਨੀ—ਕਈ ਤਰੀਕਿਆਂ ਨਾਲ । ਖੰਡ—ਟੋਟਾ । ਤਉ—ਤਾਂ ਭੀ ।੨।

ਬਾਪੈ—ਪਿਉ ਦੀ (ਮਲਕੀਅਤ) । ਭਾਵਨ ਕੋ—ਪ੍ਰੇਮ ਦਾ (ਬੱਧਾ ਹੋਇਆ) । ਰਾਜਾ—ਜਗਤ ਦਾ ਮਾਲਕ (ਨੋਟ :—ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖਾਸ ਲਫਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ—ਪਰਦਾ । ਬਿਆਪਿਓ—ਛਾਇਆ ਹੋਇਆ ਹੈ । ਸੰਤਾਪ—(ਮੋਹ ਦਾ) ਕਲੇਸ਼ ।੩।

ਭਗਤਿ ਇਕ—ਇੱਕ ਪ੍ਰਭੂ ਦੀ ਭਗਤੀ । ਬਾਢੀ—ਵਧਾਈ ਹੈ, ਦ੍ਰਿੜ੍ਹ ਕੀਤੀ ਹੈ । ਅਬ...ਕਹੀਐ—ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ । ਜਾ ਕਾਰਨਿ—ਜਿਸ (ਮੋਹ ਤੋਂ ਬਚਣ) ਦੀ ਖਾਤਰ । ਅਜਹੁ—ਹੁਣ ਤੱਕ ।੪।

ਅਰਥ :—ਹੇ ਮਾਧੋ ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧।ਰਹਾਉ।

(ਸੋ, ਹੇ ਮਾਧੋ ! ) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ।

(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨੂ ਲਈਏ, ਫਿਰ ਰਤਾ

ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।

ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩।

ਰਵਿਦਾਸ ਆਖਦਾ ਹੈ—(ਹੇ ਮਾਧੋ ! ) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।

ਸ਼ਬਦ ਦਾ ਭਾਵ :—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

**ਦੁਲਭ ਜਨਮੁ ਪੁੰਨ ਫਲ ਪਾਇਓ, ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ, ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ, ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ, ਨਿਬਲ ਬਿਬੇਕ ਬੁਧਿ, ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ, ਅਚਰੀਅਤ ਅਨ ਕਛੁ, ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ, ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ ੬੫੮}**

**ਪਦ ਅਰਥ :**—ਦੁਲਭ—ਦੁਰ-ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ । ਪੁੰਨ—ਭਲੇ ਕੰਮ । ਜਾਤ—ਜਾ ਰਿਹਾ ਹੈ । ਅਬਿਬੇਕੈ—ਵਿਚਾਰ-ਹੀਣਤਾ ਦੇ ਕਾਰਨ, ਅੰਵਾਣ-ਪੁਣੇ ਵਿਚ । ਸਮਸਰਿ—ਵਰਗੇ, ਦੇ ਬਰਾਬਰ । ਕਿਹ ਲੇਖੈ—ਕਿਸ ਕੰਮ ਆਏ ? ਕਿਸੇ ਅਰਥ ਨਹੀਂ ।੧।

ਰਾਜਾ—ਜਗਤ ਦਾ ਮਾਲਕ । ਰਸੁ—(ਮਿਲਾਪ ਦਾ) ਆਨੰਦ । ਜਿਹ ਰਸ—ਜਿਸ ਰਸ ਦੀ ਬਰਕਤ ਨਾਲ । ਅਨ ਰਸ—ਹੋਰ ਚਸਕੇ ।੧।ਰਹਾਉ।

ਜਾਨਿ—ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ । ਅਜਾਨ—ਅੰਵਾਣ । ਬਾਵਰ—ਪਾਗਲ । ਸੋਚ ਅਸੋਚ—ਚੰਗੀਆਂ ਮੰਦੀਆਂ ਸੋਚਾਂ । ਦਿਵਸ—ਉਮਰ ਦੇ ਦਿਨ । ਜਾਹੀ—ਗੁਜ਼ਰ ਰਹੇ ਹਨ । ਇੰਦ੍ਰੀ—ਕਾਮ-ਵਾਸ਼ਨਾ । ਸਬਲ—ਸ+ਬਲ, ਬਲਵਾਨ । ਨਿਬਲ—ਨਿਰਬਲ, ਕਮਜ਼ੋਰ । ਬਿਬੇਕ ਬੁਧਿ—ਪਰਖਣ ਦੀ ਅਕਲ । ਪਰਮਾਰਥ—ਪਰਮ+ਅਰਥ, ਸਭ ਤੋਂ ਵੱਡੀ ਲੋੜ । ਪਰਵੇਸ—ਦਖਲ ।੨।

ਆਨ—ਕੁੱਝ ਹੋਰ । ਅਚਰੀਅਤ—ਕਮਾਈਦਾ ਹੈ । ਅਨ ਕਛੁ—ਕੁਝ ਹੋਰ । ਅਪਰ—ਅਪਾਰ, ਬਲੀ । ਉਦਾਸ—ਉਪਰਾਮ, ਆਸਾਂ ਤੋਂ ਬਚਿਆ ਹੋਇਆ । ਪਰਹਰਿ—ਛੱਡ ਕੇ, ਦੂਰ ਕਰ ਕੇ । ਕੋਪੁ—ਗੁੱਸਾ । ਜੀਅ—ਜਿੰਦ ਉਤੇ ।੩।

**ਅਰਥ :**—(ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਵਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧।

(ਹੇ ਪ੍ਰਭੂ ! ) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀ ਹੈ । ੨ ।

ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ ! ) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਵਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ । ੩ । ੩ ।

ਭਾਵ :—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਯੋਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ, ਬੇਦ ਬਿਧਿ, ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ, ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ, ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ, ਜਨਮ ਮਰਨ ਭੈ ਭਾਗੀ ॥੩॥੪॥ {ਪੰਨਾ ੬੫੮}

**ਪਦ ਅਰਥ :**—ਸੁਰਤਰ—ਸੁਰਗ ਦੇ ਰੁੱਖ, ਇਹ ਗਿਣਤੀ ਵਿਚ ਪੰਜ ਹਨ—ਮੰਦਾਰ, ਪਾਰਿਜਾਤਿ, ਸੰਤਾਨ, ਕਲਪ ਰੁੱਖ, ਹਰਿਚੰਦਨ ।

(ਪੰਚੈਤੇ ਦੇਕਰਕੋ ਸੰਦਾਰ: ਪਾਰਿਜਾਤਕ: ।

ਸੰਗਾਨ: ਕਲਪਕ੍ਰੁਕਸ਼ਰਚ ਪੁੰਸਿ ਕਾ ਹਰਿਚੰਦਨਸੁ ।)

ਚਿੰਤਾਮਨਿ—ਉਹ ਮਣੀ ਜਿਸ ਪਾਸੋਂ ਮਨ ਦੀ ਹਰੇਕ ਚਿਤਵਨੀ ਪੂਰੀ ਹੋ ਜਾਂਦੀ ਮੰਨੀ ਜਾਂਦੀ ਹੈ । ਕਾਮਯੋਨੁ—{ਕਾਮ—ਵਾਸ਼ਨਾ । ਯੋਨੁ—ਗਾਂ} ਹਰੇਕ ਵਾਸ਼ਨਾ ਪੂਰੀ ਕਰਨ ਵਾਲੀ ਗਾਂ (ਸੁਰਗ ਵਿਚ ਰਹਿੰਦੀ ਮੰਨੀ ਜਾਂਦੀ ਹੈ) । ਬਸਿ—ਵੱਸ ਵਿਚ । ਜਾ ਕੇ—ਜਿਸ ਪਰਮਾਤਮਾ ਦੇ । ਚਾਰਿ ਪਦਾਰਥ—ਧਰਮ, ਅਰਥ, ਕਾਮ, ਮੋਖ । ਅਸਟ ਦਸਾ—{੮+੧੦} ਅਠਾਰਾਂ । ਨਵ ਨਿਧਿ—ਕੁਬੇਰ ਦੇਵਤੇ ਦੇ ਨੌਂ ਖਜ਼ਾਨੇ । ਕਰ ਤਲ—ਹੱਥਾਂ ਦੀਆਂ ਤਲੀਆਂ ਉੱਤੇ । ੧ ।

ਰਸਨਾ—ਜੀਭ ਨਾਲ । ਬਚਨ ਰਚਨਾ—ਫੋਕੀਆਂ ਗੱਲਾਂ । ਤਿਆਗਿ—ਤਿਆਗ ਕੇ । ੧ । ਰਹਾਉ ।

ਨਾਨਾ—ਕਈ ਕਿਸਮ ਦੇ । ਖਿਆਨ—ਪ੍ਰਸੰਗ {Skt. ਆਰਘਾਨ} । ਬੇਦ ਬਿਧਿ—ਵੇਦਾਂ ਵਿਚ ਦੱਸੀਆਂ ਧਾਰਮਿਕ ਵਿਧੀਆਂ । ਚਉਤੀਸ ਅਖਰ—{ਅ ਙ ਤ ਸ=੪, ਪੰਜ ਵਰਗ, ਕ-ਵਰਗ ਆਦਿਕ=੨੫, ਯ ਰ ਕ ਲ ਵ=੫, ਕੁੱਲ ਜੋੜ =੩੪ । ਨੋਟ :—ਅਸਲ 'ਹ੍ਰਸ੍ਰ' ਸਿਰਫ ੩ ਹਨ, 'ਓ, ਅ, ਏ', ਬਾਕੀ ਦੇ ਇਹਨਾਂ ਤੋਂ ਹੀ ਬਣੇ ਹਨ ਲਗਾਂ ਮਾੜਾਂ ਲਾ ਕੇ} । ਚਉਤੀਸ ਅਖਰ ਮਾਂਹੀ—੩੪ ਅੱਖਰਾਂ ਵਿਚ ਹੀ, ਨਿਰੀ ਵਾਕ ਰਚਨਾ, ਨਿਰੀਆਂ ਗੱਲਾਂ ਜੋ ਆਤਮਕ ਜੀਵਨ ਤੋਂ ਹੇਠਾਂ ਹਨ । ਪਰਮਾਰਥ—ਪਰਮ+ਅਰਥ, ਸਭ ਤੋਂ ਉੱਚੀ ਗੱਲ । ਸਰਿ—ਬਰਾਬਰ । ੨ ।

ਸਹਜ ਸਮਾਧਿ—ਮਨ ਦਾ ਪੂਰਨ ਟਿਕਾਉ । ਸਹਜ—ਆਤਮਕ ਅਡੋਲਤਾ । ਉਪਾਧਿ—ਕਲੇਸ਼ । ਫੁਨਿ—ਫਿਰ, ਮੁੜ । ਬਡੈ ਭਾਗਿ—ਵੱਡੀ ਕਿਸਮਤ ਨਾਲ । ਕਹਿ—ਕਹੇ, ਆਖਦਾ ਹੈ । ਰਿਦੈ—ਹਿਰਦੇ ਵਿਚ । ਭਾਗੀ—ਦੂਰ ਹੋ ਜਾਂਦੇ ਹਨ । ੩ ।

**ਅਰਥ :**—(ਹੇ ਪੰਡਿਤ ! ) ਜੇ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਯੋਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌਂ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ । ੧ ।

(ਹੇ ਪੰਡਿਤ ! ) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ ? ।੧। ਰਹਾਉ।

(ਹੇ ਪੰਡਿਤ ! ) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ ?) ।੨।

ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੪।

ਭਾਵ :—ਸਭ ਪਦਾਰਥਾਂ ਦਾ ਦਾਤਾ ਪ੍ਰਭੂ ਆਪ ਹੈ । ਉਸ ਦਾ ਸਿਮਰਨ ਕਰੋ, ਕੋਈ ਭੁੱਖ ਨਹੀਂ ਰਹਿ ਜਾਇਗੀ ।

ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥ {ਪੰਨਾ ੬੫੮}

ਪਦ ਅਰਥ :—ਜਉ—ਜੇ । ਗਿਰਿ—ਪਹਾੜ । ਗਿਰਿਵਰ—ਸੋਹਣਾ ਪਹਾੜ । ਤਉ—ਤਾਂ । ਭਏ ਹੈ—ਬਣਾਂਗਾ ।੧।

ਨ ਤੋਰਹੁ—ਨਾਹ ਤੋੜ । ਹਮ ਨਹੀ ਤੋਰਹਿ—ਅਸੀ ਨਹੀਂ ਤੋੜਾਂਗੇ, ਮੈਂ ਨਹੀਂ ਤੋੜਾਂਗਾ । ਤੋਰਿ—ਤੋੜ ਕੇ । ਸਿਉ—ਨਾਲੋਂ ।੧। ਰਹਾਉ।

ਦੀਵਰਾ—ਸੋਹਣਾ ਜਿਹਾ ਦੀਵਾ । ਬਾਤੀ—ਵੱਟੀ । ਜਾਤੀ—ਜਾੜੀ ।੨।

ਅਵਰ ਸੰਗਿ—ਹੋਰਨਾਂ ਨਾਲੋਂ ।੩।

ਜਹ ਜਹ—ਜਿੱਥੇ ਜਿੱਥੇ । ਤੁਮ ਸੋ—ਤੇਰੇ ਵਰਗਾ । ਠਾਕੁਰੁ—ਮਾਲਕ । ਦੇਵਾ—ਹੇ ਦੇਵ ! ।੪।

ਕਟਹਿ—ਕੱਟੇ ਜਾਂਦੇ ਹਨ । ਫਾਂਸਾ—ਫਾਹੇ । ਭਗਤਿ ਹੇਤਿ—ਭਗਤੀ ਹਾਸਲ ਕਰਨ ਲਈ ।੫।

ਅਰਥ :—ਹੇ ਮਾਧੋ ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੋੜੇਂ, ਤਾਂ ਮੈਂ ਭੀ ਨਹੀਂ ਤੋੜਾਂਗਾ; ਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ ? (ਹੋਰ ਕੋਈ, ਹੇ ਮਾਧੋ ! ਤੇਰੇ ਵਰਗਾ ਹੈ ਹੀ ਨਹੀਂ) ।੧। ਰਹਾਉ।

ਹੇ ਮੇਰੇ ਮਾਧੋ ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੋਰ ਬਣਾਂਗਾ (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ) । ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖੁਸ਼ ਹੋ ਹੋ ਕੇ ਬੋਲਾਂਗੀ) ।੧।

ਹੇ ਮਾਧੋ ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ । ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਦਾਰ ਕਰਨ ਲਈ) ਜਾੜੂ ਬਣ ਜਾਵਾਂਗਾ ।੨।

ਹੇ ਪ੍ਰਭੂ ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ । ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ ।੩।

ਹੇ ਮਾਧੋ ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ । ਹੇ ਦੇਵ ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ ।੪।

ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ, (ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ ।੫।੫।

ਸ਼ਬਦ ਦਾ ਭਾਵ :—ਪ੍ਰਭੂ ਦੀ ਮਿਹਰ ਨਾਲ ਹੀ ਉਸ ਦੇ ਚਰਨਾਂ ਵਿਚ ਪ੍ਰੀਤਿ ਟਿਕੀ ਰਹਿ ਸਕਦੀ ਹੈ । ਉਹੀ ਪ੍ਰੀਤਿ ਉੱਚੇ ਦਰਜੇ ਦੀ ਹੈ ।

ਜਲ ਕੀ ਭੀਤਿ, ਪਵਨ ਕਾ ਥੰਭਾ, ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜੀ ਕੇ ਪਿੰਜਰੁ, ਪੰਖੀ ਬਸੈ ਬਿਚਾਰਾ ॥੧॥  
ਪ੍ਰਾਨੀ, ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥ ਉਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥ ਮੇਰੀ ਜਾਤਿ ਕਮੀਨੀ, ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ, ਕਹਿ ਰਵਿਦਾਸ ਚਮਾਰਾ ॥੫॥੬॥ {ਪੰਨਾ ੬੫੯}

ਪਦ ਅਰਥ :—ਭੀਤਿ—ਕੰਧ । ਪਵਨ—ਹਵਾ । ਥੰਭਾ—ਥੰਮ੍ਹੀ । ਰਕਤ—ਮਾਂ ਦੀ ਰੱਤ । ਬੁੰਦ—ਪਿਉ ਦੇ ਵੀਰਜ ਦੀ ਬੁੰਦ । ਪੰਖੀ—ਜੀਵ-ਪੰਛੀ ।੧।

ਪ੍ਰਾਨੀ—ਹੇ ਬੰਦੇ ! ਤਰਵਰ—ਰੁੱਖਾਂ (ਉੱਤੇ) । ਪੰਖਿ—ਪੰਛੀ ।੧।ਰਹਾਉ।

ਨੀਵਾਂ—ਨੀਹਾਂ । ਸੀਵਾਂ—ਸੀਮਾ, ਹੱਦ, ਵੱਧ ਤੋਂ ਵੱਧ ਥਾਂ ।੨।

ਬੰਕੇ—ਸੋਹਣੇ, ਬਾਂਕੇ । ਡੇਰੀ—ਵਿੰਗੀ, ਟੇਢੀ ।੩।

ਬਾਜੀ—ਜਿੰਦਗੀ ਦੀ ਖੇਡ ।੪।

ਪਾਂਤਿ—ਕੁਲ, ਗੋਤ । ਓਛਾ—ਨੀਵਾਂ । ਸਰਨਾਗਤਿ—ਸਰਨ ਆਇਆ ਹਾਂ । ਰਾਜਾ—ਹੇ ਰਾਜਨ ! ਕਹਿ—ਕਹੋ । ਚੰਦ—ਹੇ ਚੰਦ ! ਹੇ ਸੋਹਣੇ ! ।੫।

ਅਰਥ :—ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ (ਸਿਰਫ਼ ਰਾਤ ਲਈ) ਡੇਰਾ ਹੁੰਦਾ ਹੈ (ਤਿਵੇਂ ਜੀਵਾਂ ਦੀ ਵੱਸੋਂ ਜਗਤ ਵਿਚ ਹੈ) । ਹੇ ਭਾਈ ! ਫਿਰ, ਇਹਨਾਂ ਵਿਤਕਰਿਆਂ ਤੇ ਵੰਡਾਂ ਦਾ ਕੀਹ ਲਾਭ ? ।੧।ਰਹਾਉ।

ਜੀਵ-ਪੰਛੀ ਵਿਚਾਰਾ ਉਸ ਸਰੀਰ ਵਿਚ ਵੱਸ ਰਿਹਾ ਹੈ ਜਿਸ ਦੀ ਕੰਧ (ਮਾਨੋ) ਪਾਣੀ ਦੀ ਹੈ, ਜਿਸ ਦੀ ਥੰਮ੍ਹੀ ਹਵਾ (ਸੁਆਸਾਂ) ਦੀ ਹੈ; ਮਾਂ ਦੀ ਰੱਤ ਤੇ ਪਿਉ ਦੇ ਵੀਰਜ ਦਾ ਜਿਸ ਨੂੰ ਗਾਰਾ ਲੱਗਾ ਹੋਇਆ ਹੈ, ਤੇ ਹੱਡ ਮਾਸ ਨਾੜੀਆਂ ਦਾ ਪਿੰਜਰ ਬਣਿਆ ਹੋਇਆ ਹੈ ।੧।

ਹੇ ਭਾਈ ! (ਭੁੰਘੀਆਂ) ਨੀਹਾਂ ਪੁਟਾ ਪੁਟਾ ਕੇ ਤੂੰ ਉਹਨਾਂ ਉੱਤੇ ਕੰਧਾਂ ਉਸਰਾਉਂਦਾ ਹੈਂ, ਪਰ ਤੈਨੂੰ ਆਪ ਨੂੰ (ਹਰ ਰੋਜ਼ ਤਾਂ ਵੱਧ ਤੋਂ ਵੱਧ ਸਾਢੇ ਤਿੰਨ ਹੱਥ ਥਾਂ ਹੀ ਚਾਹੀਦੀ ਹੈ (ਸੌਣ ਵੇਲੇ ਇਤਨੀ ਕੁ ਥਾਂ ਹੀ ਮੱਲਦਾ ਹੈ) ।੨।

ਤੂੰ ਸਿਰ ਉੱਤੇ ਬਾਂਕੇ ਬਾਲ (ਸੰਵਾਰ ਸੰਵਾਰ ਕੇ) ਵਿੰਗੀ ਪੱਗ ਬੰਨ੍ਹਦਾ ਹੈਂ (ਪਰ ਸ਼ਾਇਦ ਤੈਨੂੰ ਕਦੇ ਇਹ ਚੇਤਾ ਨਹੀਂ ਆਇਆ ਕਿ) ਇਹ ਸਰੀਰ (ਹੀ ਕਿਸੇ ਦਿਨ) ਸੁਆਹ ਦੀ ਢੇਰੀ ਹੋ ਜਾਇਗਾ ।੩।

ਹੇ ਭਾਈ ! ਤੂੰ ਉੱਚੇ ਉੱਚੇ ਮਹਲ ਮਾੜੀਆਂ ਤੇ ਸੁੰਦਰ ਇਸੜੀ (ਦਾ ਮਾਣ ਕਰਦਾ ਹੈਂ), ਪ੍ਰਭੂ ਦਾ ਨਾਮ ਵਿਸਾਰ ਕੇ ਤੂੰ ਮਨੁੱਖਾ ਜਨਮ ਦੀ ਖੇਡ ਹਾਰ ਰਿਹਾ ਹੈਂ ।੪।



ਰਵਿਦਾਸ ਚਮਾਰ ਆਖਦਾ ਹੈ—ਹੇ ਮੇਰੇ ਰਾਜਨ ! ਹੇ ਮੇਰੇ ਸੋਹਣੇ ਰਾਮ ! ਮੇਰੀ ਤਾਂ ਜਾਤਿ, ਕੁਲ ਤੇ ਜਨਮ ਸਭ ਕੁਝ ਨੀਵਾਂ ਹੀ ਨੀਵਾਂ ਸੀ, (ਇੱਥੇ ਉੱਚੀਆਂ ਕੁਲਾਂ ਵਾਲੇ ਡੁਬਦੇ ਜਾ ਰਹੇ ਹਨ, ਮੇਰਾ ਕੀਹ ਬਣਨਾ ਸੀ ? ਪਰ) ਮੈਂ ਤੇਰੀ ਸਰਨ ਆਇਆ ਹਾਂ ।੫।੬।

ਨੋਟ :—ਇਸ ਸ਼ਬਦ ਵਿਚ ਅਸਲ ਜ਼ੋਰ ਇਸ ਗੱਲ ਉੱਤੇ ਹੈ ਕਿ ਇੱਥੇ ਜਗਤ ਵਿਚ ਪੰਛੀਆਂ ਵਾਂਗ ਜੀਵਾਂ ਦਾ ਵਸੋਬਾ ਹੈ, ਪਰ ਜੀਵ ਵੱਡੇ ਵੱਡੇ ਕਿੱਲੇ ਗੱਡ ਕੇ ਮਾਣ ਕਰ ਰਹੇ ਹਨ ਤੇ ਰੱਬ ਨੂੰ ਭੁਲਾ ਕੇ ਜੀਵਨ ਕਮੀਨੇ ਬਣਾ ਰਹੇ ਹਨ, ਅਜਾਈਂ ਗਵਾ ਰਹੇ ਹਨ । ਅਖੀਰ ਦੀਆਂ ਤੁਕਾਂ ਦੇ ਲਫਜ਼ ‘ਰਾਜਾ’ ਅਤੇ ‘ਚੰਦ’ ਸ੍ਰੀ ਰਾਮ ਚੰਦ ਜੀ ਵਾਸਤੇ ਨਹੀਂ ਹਨ, ਆਪਣਾ ਕਮੀਨਾ-ਪਨ ਤੇ ਹੋਛਾ-ਪਨ ਵਧੀਕ ਉੱਘਾ ਕਰਨ ਲਈ ਪਰਮਾਤਮਾ ਵਾਸਤੇ ਲਫਜ਼ ‘ਰਾਜਾ’ ਤੇ ‘ਚੰਦ’ ਵਰਤੇ ਹਨ, ਭਾਵ, ਇਕ ਪਾਸੇ, ਪ੍ਰਕਾਸ਼-ਸਰੂਪ ਸੋਹਣਾ ਪ੍ਰਭੂ ਦੂਜੇ ਪਾਸੇ, ਮੈਂ ਜੀਵ ਹੋਛਾ ਤੇ ਕਮੀਨਾ । ਜੇ ਰਵਿਦਾਸ ਜੀ ਸ੍ਰੀ ਰਾਮ ਚੰਦਰ ਜੀ ਦੀ ਮੂਰਤੀ ਦੇ ਉਪਾਸ਼ਕ ਹੁੰਦੇ ਤਾਂ ਆਪਣੇ ਸ਼ਬਦਾਂ ਵਿਚ ਲਫਜ਼ ‘ਮਾਧੋ’ ਨਾਹ ਵਰਤਦੇ ਕਿਉਂਕਿ ‘ਮਾਧੋ’ ਕ੍ਰਿਸ਼ਨ ਜੀ ਦਾ ਨਾਮ ਹੈ, ਤੇ ਇੱਕ ਅਵਤਾਰ ਦਾ ਪੁਜਾਰੀ ਦੂਜੇ ਅਵਤਾਰ ਦਾ ਨਾਮ ਆਪਣੇ ਅਵਤਾਰ ਵਾਸਤੇ ਨਹੀਂ ਵਰਤ ਸਕਦਾ ।

ਸ਼ਬਦ ਦਾ ਭਾਵ :—ਇੱਥੇ ਰੈਣਿ-ਬਸੇਰਾ ਹੈ । ‘ਮੈਂ ਮੇਰੀ’ ਕਿਉਂ ?

ਚਮਰਟਾ ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥ ਆਰ ਨਹੀ ਜਿਹ ਤੋਪਉ ॥ ਨਹੀ ਰਾਂਬੀ ਠਾਉ ਰੋਪਉ ॥੧॥ ਲੋਗੁ ਗੰਠਿ ਗੰਠਿ ਖਰਾ ਬਿਗੁਚਾ ॥ ਹਉ ਬਿਨੁ ਗਾਂਠੇ ਜਾਇ ਪਹੁਚਾ ॥੨॥ ਰਵਿਦਾਸੁ ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥ {ਪੰਨਾ ੬੫੯}

ਪਦ ਅਰਥ :—ਚਮਰਟਾ—ਗਰੀਬ ਚਮਿਆਰ । ਗਾਂਠਿ ਨ ਜਨਈ—ਗੰਢਣਾ ਨਹੀਂ ਜਾਣਦਾ । ਗਠਾਵੈ—ਗੰਢਾਉਂਦਾ ਹੈ । ਪਨਹੀ—ਜੁੱਤੀ ।੧।ਰਹਾਉ।

ਜਿਹ—ਜਿਸ ਨਾਲ । ਤੋਪਉ—ਤੋਪਉਂ, ਤ੍ਰੋਪਾ ਲਾਵਾਂ । ਠਾਉ—ਥਾਂ ਜੁੱਤੀ ਦੀ ਟੁੱਟੀ ਹੋਈ ਥਾਂ । ਰੋਪਉ—ਰੋਪਉਂ, ਟਾਕੀ ਲਾਵਾਂ ।੧।

ਗੰਠਿ ਗੰਠਿ—ਗੰਢ ਗੰਢ ਕੇ । ਖਰਾ—ਬਹੁਤ । ਬਿਗੁਚਾ—ਖੁਆਰ ਹੋ ਰਿਹਾ ਹੈ । ਹਉ—ਮੈਂ । ਬਿਨੁ ਗਾਂਠੇ—ਗੰਢਣ ਦਾ ਕੰਮ ਛੱਡ ਕੇ ।੨।

ਮੋਹਿ—ਮੈਨੂੰ । ਸਿਉ—ਨਾਲ । ਕਾਮਾ—ਵਾਸਤਾ ।੩।

ਨੋਟ :—ਰਵਿਦਾਸ ਜੀ ਬਨਾਰਸ ਦੇ ਵਸਨੀਕ ਸਨ, ਤੇ ਇਹ ਸ਼ਹਿਰ ਵਿਦਵਾਨ ਬ੍ਰਾਹਮਣਾਂ ਦਾ ਭਾਰਾ ਕੇਂਦਰ ਚਲਿਆ ਆ ਰਿਹਾ ਹੈ । ਬ੍ਰਾਹਮਣਾਂ ਦੀ ਅਗਵਾਈ ਵਿਚ ਇੱਥੇ ਮੂਰਤੀ-ਪੂਜਾ ਦਾ ਜ਼ੋਰ ਹੋਣਾ ਭੀ ਕੁਦਰਤੀ ਗੱਲ ਸੀ । ਇਕ ਪਾਸੇ ਉੱਚੀ ਕੁਲ ਦੇ ਵਿਦਵਾਨ ਲੋਕ ਮੰਦਰਾਂ ਵਿਚ ਜਾ ਜਾ ਕੇ ਮੂਰਤੀਆਂ ਪੂਜਣ; ਦੂਜੇ ਪਾਸੇ, ਇਕ ਬੜੀ ਨੀਵੀਂ ਜਾਤ ਦਾ ਕੰਗਾਲ ਤੇ ਗਰੀਬ ਰਵਿਦਾਸ ਇੱਕ ਪਰਮਾਤਮਾ ਦੇ ਸਿਮਰਨ ਦਾ ਹੋਕਾ ਦੇਵੇ—ਇਹ ਇਕ ਅਜੀਬ ਜਹੀ ਖੇਡ ਬਨਾਰਸ ਵਿਚ ਹੋ ਰਹੀ ਸੀ । ਬ੍ਰਾਹਮਣਾਂ ਦਾ ਚਮਾਰ ਰਵਿਦਾਸ ਨੂੰ ਉਸ ਦੀ ਨੀਵੀਂ ਜਾਤ ਦਾ ਚੇਤਾ ਕਰਾ ਕਰਾ ਕੇ ਉਸ ਨੂੰ ਮਖੌਲ ਕਰਨਾ ਭੀ ਇਕ ਸੁਭਾਵਿਕ ਜਿਹੀ ਗੱਲ ਸੀ । ਅਜਿਹੀ ਦਸ਼ਾ ਹਰ ਥਾਂ ਰੋਜ਼ਾਨਾ ਜੀਵਨ ਵਿਚ ਵੇਖੀ ਜਾ ਰਹੀ ਹੈ ।

ਇਸ ਸ਼ਬਦ ਵਿਚ ਰਵਿਦਾਸ ਜੀ ਲੋਕਾਂ ਦੇ ਇਸ ਮਖੌਲ ਦਾ ਉੱਤਰ ਦੇਂਦੇ ਹਨ, ਤੇ, ਕਹਿੰਦੇ ਹਨ ਕਿ ਮੈਂ ਤਾਂ ਭਲਾ ਜਾਤ ਦਾ ਹੀ ਚਮਾਰ ਹਾਂ, ਲੋਕ ਉੱਚੀਆਂ ਕੁਲਾਂ ਦੇ ਹੋ ਕੇ ਭੀ ਚਮਾਰ ਬਣੇ ਪਏ ਹਨ । ਇਹ ਜਿਸਮ, ਮਾਨੋ, ਇਕ ਜੁੱਤੀ ਹੈ । ਗਰੀਬ ਮਨੁੱਖ ਮੁੜ ਮੁੜ ਆਪਣੀ ਜੁੱਤੀ ਗੰਢਾਉਂਦਾ ਹੈ ਕਿ ਬਹੁਤਾ ਚਿਰ ਕੰਮ ਦੇ ਜਾਏ । ਇਸੇ ਤਰ੍ਹਾਂ ਮਾਇਆ ਦੇ ਮੋਹ ਵਿਚ ਫਸੇ ਹੋਏ ਬੰਦੇ (ਚਾਹੇ ਉਹ ਉੱਚੀ ਕੁਲ ਦੇ ਭੀ ਹਨ) ਇਸ ਸਰੀਰ ਨੂੰ ਗਾਂਢੇ ਲਾਣ ਲਈ ਦਿਨ ਰਾਤ ਇਸੇ ਦੀ ਪਾਲਣਾ ਵਿਚ ਜੁੱਟੇ ਰਹਿੰਦੇ ਹਨ, ਤੇ ਪ੍ਰਭੂ ਨੂੰ ਵਿਸਾਰ ਕੇ ਖੁਆਰ ਹੁੰਦੇ ਹਨ । ਜਿਵੇਂ ਚਮਿਆਰ ਜੁੱਤੀ ਗੰਢਦਾ ਹੈ, ਤਿਵੇਂ

ਮਾਇਆ-ਗ੍ਰਹਿਆ ਜੀਵ ਸਰੀਰ ਨੂੰ ਸਦਾ ਚੰਗੀਆਂ ਖੁਰਾਕਾਂ ਪੁਸ਼ਾਕਾਂ ਤੇ ਦਵਾਈਆਂ ਆਦਿਕ ਦੇ ਗਾਂਢੇ ਤੋਪੇ ਲਾਉਂਦਾ ਰਹਿੰਦਾ ਹੈ । ਸੋ ਸਾਰਾ ਜਗਤ ਹੀ ਚਮਾਰ ਬਣਿਆ ਪਿਆ ਹੈ । ਪਰ, ਰਵਿਦਾਸ ਜੀ ਆਖਦੇ ਹਨ, ਮੈਂ ਮੋਹ ਮੁਕਾ ਕੇ ਸਰੀਰ ਨੂੰ ਗਾਂਢੇ-ਤੋਪੇ ਲਾਉਣੇ ਛੱਡ ਬੈਠਾ ਹਾਂ, ਮੈਂ ਲੋਕਾਂ ਵਾਂਗ ਦਿਨ ਰਾਤ ਸਰੀਰ ਦੇ ਆਹਰ ਵਿਚ ਨਹੀਂ ਰਹਿੰਦਾ, ਮੈਂ ਪ੍ਰਭੂ ਦਾ ਨਾਮ ਸਿਮਰਨਾ ਆਪਣਾ ਮੁੱਖ-ਧਰਮ ਬਣਾਇਆ ਹੈ, ਤਾਹੀਏਂ ਮੈਨੂੰ ਕਿਸੇ ਜਮ ਆਦਿਕ ਦਾ ਡਰ ਨਹੀਂ ਰਿਹਾ ।

**ਅਰਥ :**—ਮੈਂ ਗਰੀਬ ਚਮਿਆਰ (ਸਰੀਰ-ਜੁੱਤੀ ਨੂੰ) ਗੰਢਣਾ ਨਹੀਂ ਜਾਣਦਾ, ਪਰ ਜਗਤ ਦੇ ਜੀਵ ਆਪੋ ਆਪਣੀ (ਸਰੀਰ-ਰੂਪ) ਜੁੱਤੀ ਗੰਢਾ ਰਹੇ ਹਨ (ਭਾਵ, ਲੋਕ ਦਿਨ ਰਾਤ ਨਿਰੇ ਸਰੀਰ ਦੀ ਪਾਲਣਾ ਦੇ ਆਹਰ ਵਿਚ ਲੱਗ ਰਹੇ ਹਨ ।੧। ਰਹਾਉ।

ਮੇਰੇ ਪਾਸ ਆਰ ਨਹੀਂ ਕਿ ਮੈਂ (ਜੁੱਤੀ ਨੂੰ) ਤੋਪੇ ਲਾਵਾਂ (ਭਾਵ, ਮੇਰੇ ਅੰਦਰ ਮੋਹ ਦੀ ਖਿੱਚ ਨਹੀਂ ਕਿ ਮੇਰੀ ਸੁਰਤ ਸਦਾ ਸਰੀਰ ਵਿਚ ਹੀ ਟਿਕੀ ਰਹੇ) । ਮੇਰੇ ਪਾਸ ਰੰਬੀ ਨਹੀਂ ਕਿ (ਜੁੱਤੀ ਨੂੰ) ਟਾਕੀਆਂ ਲਾਵਾਂ (ਭਾਵ, ਮੇਰੇ ਅੰਦਰ ਲੋਭ ਨਹੀਂ ਕਿ ਚੰਗੇ ਚੰਗੇ ਖਾਣੇ ਲਿਆ ਕੇ ਨਿੱਤ ਸਰੀਰ ਨੂੰ ਪਾਲਦਾ ਰਹਾਂ) ।੧।

ਜਗਤ ਗੰਢ ਗੰਢ ਕੇ ਬਹੁਤ ਖੁਆਰ ਹੋ ਰਿਹਾ ਹੈ (ਭਾਵ, ਜਗਤ ਦੇ ਜੀਵ ਆਪੋ ਆਪਣੇ ਸਰੀਰ ਨੂੰ ਦਿਨ ਰਾਤ ਪਾਲਣ ਪੋਸਣ ਦੇ ਆਹਰੇ ਲੱਗ ਕੇ ਦੁਖੀ ਹੋ ਰਹੇ ਹਨ); ਮੈਂ ਗੰਢਣ ਦਾ ਕੰਮ ਛੱਡ ਕੇ (ਭਾਵ, ਆਪਣੇ ਸਰੀਰ ਦੇ ਨਿੱਤ ਆਹਰੇ ਲੱਗੇ ਰਹਿਣ ਨੂੰ ਛੱਡ ਕੇ) ਪ੍ਰਭੂ-ਚਰਨਾਂ ਵਿਚ ਜਾ ਅੱਪੜਿਆ ਹਾਂ ।੨।

ਰਵਿਦਾਸ ਹੁਣ ਪਰਮਾਤਮਾ ਦਾ ਨਾਮ ਸਿਮਰਦਾ ਹੈ, (ਤੇ, ਸਰੀਰ ਦਾ ਮੋਹ ਛੱਡ ਬੈਠਾ ਹੈ; ਇਸੇ ਵਾਸਤੇ) ਮੈਨੂੰ ਰਵਿਦਾਸ ਨੂੰ ਜਮਾਂ ਨਾਲ ਕੋਈ ਵਾਸਤਾ ਨਹੀਂ ਰਹਿ ਗਿਆ ।੩।੨।

**ਸ਼ਬਦ ਦਾ ਭਾਵ :**—ਸਰੀਰਕ ਮੋਹ ਖੁਆਰ ਕਰਦਾ ਹੈ ।

**ੴ ਸਤਿਗੁਰ ਪ੍ਰਸਾਦਿ ॥**

**ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ**

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧਵਾਨੀ ॥ ਰੂਪਾ ਕੰਠੁ ਸਬਦੁ ਨਹੀ ਉਚਰੈ, ਅਬ ਕਿਆ ਕਰਹਿ ਪਰਾਨੀ ॥੧॥  
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ, ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ, ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤੁ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥ {ਪੰਨਾ ੬੫੯}

**ਪਦ ਅਰਥ :**—ਨੈਨਹੁ—ਅੱਖਾਂ ਵਿਚੋਂ । ਨੀਰੁ—ਪਾਣੀ । ਖੀਨਾ—ਕਮਜ਼ੋਰ, ਲਿੱਸਾ । ਦੁਧਵਾਨੀ—ਦੁੱਧ ਦੇ ਵੰਨ ਦੇ, ਦੁੱਧ ਵਰਗੇ ਚਿੱਟੇ । ਰੂਪਾ—ਰੁਕਿਆ ਹੋਇਆ (ਕਫ ਨਾਲ) । ਕੰਠੁ—ਗਲਾ । ਪਰਾਨੀ—ਹੇ ਜੀਵ ! ।੧।

ਹੋਹਿ—ਜੇ ਤੂੰ ਹੋਵੇਂ, ਜੇ ਤੂੰ ਬਣੇਂ । ਬਨਵਾਰੀ—{Skt. वनमालिन् adorned with a chaplet of wood flowers. ਜੰਗਲੀ ਫੁੱਲਾਂ ਦੀ ਮਾਲਾ ਪਾਣ ਵਾਲਾ । An epithet of Krishna} ਪਰਮਾਤਮਾ । ਲੇਹੁ ਉਬਾਰੀ—ਬਚਾ ਲੈਂਦੇ ਹੋ । ਰਹਾਉ।

ਸਰੀਰਿ—ਸਰੀਰ ਵਿਚ । ਜਲਨਿ—ਸੜਨ । ਕਰਕ—ਦਰਦ । ਬੇਦਨ—ਰੋਗ । ਖਰੀ ਬੇਦਨ—ਵਡਾ ਰੋਗ । ਵਾ ਕਾ—ਉਸ ਦਾ । ਅਉਖਧੁ—ਦਾਰੂ, ਦਵਾਈ ।੨।

ਜਗਿ—ਜਗਤ ਵਿਚ । ਸਾਰਾ—ਸ਼੍ਰੇਸ਼ਟ । ਗੁਰ ਪਰਸਾਦਿ—ਗੁਰੂ ਦੀ ਕਿਰਪਾ ਨਾਲ । ਪਾਵਉ—ਮੈਂ ਹਾਸਲ ਕਰਦਾ ਹਾਂ, ਮੈਂ ਪ੍ਰਾਪਤ ਕਰ ਲਿਆ ਹੈ । ਮੋਖ—ਮੁਕਤੀ, ਸਰੀਰਕ ਮੋਹ ਤੋਂ ਖਲਾਸੀ ਦੇਹ-ਅਧਿਆਸ ਤੋਂ ਅਜ਼ਾਦੀ । ਮੋਖ ਦੁਆਰਾ—ਮੁਕਤੀ ਦਾ ਰਸਤਾ, ਉਹ ਤਰੀਕਾ ਜਿਸ ਨਾਲ ਸਰੀਰਕ ਮੋਹ ਤੋਂ ਖਲਾਸੀ ਹੋ ਜਾਏ ।੩।

**ਅਰਥ :**—ਹੇ ਸੋਹਣੇ ਰਾਮ ! ਹੇ ਪ੍ਰਭੂ ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ।

ਹੇ ਜੀਵ ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ ? ਤੂੰ ਕਿਉਂ ਦੇਹ-ਅਧਿਆਸ ਨਹੀਂ ਛੱਡਦਾ ?) ।੧।

ਹੇ ਪ੍ਰਾਣੀ ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫਿਕਰ ਕਰੀਏ ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨।

(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ਼੍ਰੇਣੀ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ । ਦਾਸ ਭੀਖਣ ਆਖਦਾ ਹੈ—(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖਲਾਸੀ ਪਾ ਲਈ ਹੈ ।੩।੧।

**ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ, ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੁੰਗੇ ਕੀ ਮਿਠਿਆਈ ॥੧॥ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ, ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ, ਜਹ ਦੇਖਾਂ ਤਹ ਸੋਈ ॥੨॥੨॥ {ਪੰਨਾ ੬੫੯}**

**ਪਦ ਅਰਥ :**—ਨਿਰਮੋਲਕੁ—ਜਿਸ ਦਾ ਮੁੱਲ ਨਹੀਂ ਪੈ ਸਕਦਾ, ਜੋ ਕਿਸੇ ਮੁੱਲ ਨਹੀਂ ਮਿਲ ਸਕਦਾ । ਪੁੰਨਿ—ਪੁੰਨ ਨਾਲ, ਭਾਗਾਂ ਨਾਲ । ਪਾਇਆ—ਪਾਈਦਾ ਹੈ, ਮਿਲਦਾ ਹੈ ।੧।

ਕਹਨੁ ਨ ਜਾਈ—(ਸੁਆਦ) ਦੱਸਿਆ ਨਹੀਂ ਜਾ ਸਕਦਾ । ਰਹਾਉ।

ਰਸਨਾ—ਜੀਭ । ਰਮਤ—ਜਪਦਿਆਂ । ਸ੍ਰਵਨਾ—ਕੰਨਾਂ ਨੂੰ । ਚੇਤੇ—ਯਾਦ ਕਰਦਿਆਂ । ਹੋਈ—ਹੁੰਦਾ ਹੈ । ਕਹੁ—ਆਖ । ਭੀਖਨ—ਹੇ ਭੀਖਨ ! ਸੰਤੋਖੇ—ਸ਼ਾਂਤ ਹੋ ਗਏ ਹਨ, ਠੰਡ ਪੈ ਗਈ ਹੈ । ਦੇਖਾਂ—ਮੈਂ ਵੇਖਦਾ ਹਾਂ । ਤਹ—ਉਧਰ ਹੀ ।੨।

**ਅਰਥ :**—ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ । ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ ।੧।

(ਉਂਵ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ।

(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ । ਹੇ ਭੀਖਨ ! (ਤੂੰ ਭੀ) ਆਖ—(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ ।੨।੨।

**ਨੋਟ :**—ਭਗਤ-ਬਾਣੀ ਦੇ ਵਿਰੋਧੀ ਸੱਜਣ ਭਗਤ ਭੀਖਨ ਜੀ ਬਾਰੇ ਇਉਂ ਲਿਖਦੇ ਹਨ “ਦਸਿਆ ਹੈ ਕਿ ਭਗਤ ਭੀਖਨ ਜੀ ਇਬਰਾਹੀਮ ਦੇ ਸ਼ਿਸ਼ ਸਨ, ਪਰ ਇਹ ਖੋਜ ਸੱਚੀ ਸਿਧ ਨਹੀਂ ਹੁੰਦੀ । ਆਮ ਤੌਰ ਪਰ ਇਹਨਾਂ ਦੇ ਦੇਹਾਂਤ ਸੰਮਤ ੧੬੨੫ ਦੇ ਗਿਰਦੇ ਮੰਨੀਦਾ ਹੈ । ਵਾਸਤਵ ਵਿਚ ਭੀਖਨ ਜੀ ਕੋਈ ਬੇ-ਮਲੂਮ ਜਿਹੇ ਭਗਤ ਜਾਪਦੇ ਹਨ । ਭਗਤ-

ਮੰਡਲੀ ਵਿਚ ਇਹਨਾਂ ਦੀ ਕੋਈ ਖਾਸ ਪ੍ਰਸਿੱਧੀ ਸਿਧ ਨਹੀਂ ਹੁੰਦੀ । ਇਸ ਨਾਲੋਂ ਜੱਲਣ, ਕਾਹਨਾ, ਛੱਜੂ ਆਦਿ ਭੀ ਵਧ ਪ੍ਰਸਿੱਧ ਹਨ । ਆਪ ਅਸਲੋਂ ਸੂਫੀ ਮੁਸਲਮਾਨ ਫਕੀਰਾਂ ਵਿਚੋਂ ਸਨ । ਆਪ ਜੀ ਨੂੰ ਸੇਖ ਫਰੀਦ ਜੀ ਨਾਲ ਮਿਲਾ ਦੇਂਦੇ ਹਨ, ਪਰ ਇਹ ਪੁਸ਼ਟੀ ਇਹਨਾਂ ਦੀ ਬਾਣੀ ਤੋਂ ਨਹੀਂ ਹੁੰਦੀ । ਵੈਸੇ ਇਹਨਾਂ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ, ਇਸਲਾਮੀ ਸ਼ਰਹ ਦਾ ਇਕ ਲਫਜ਼ ਭੀ ਨਹੀਂ ਮਿਲਦਾ ਜਾਪਦਾ । ਇਸਲਾਮ ਮਤ ਛੱਡ ਕੇ ਜੀਵ-ਅਹਿੰਸਕ ਸਾਧਾਂ ਨਾਲ ਵਿਚਰਦੇ ਰਹੇ । ਆਪ ਜੀ ਦੇ ਦੋ ਸ਼ਬਦ ਭਗਤ ਬਾਣੀ ਸੰਗ੍ਰਹਿ ਵਿਖੇ ਆਏ ਹਨ, ਜਿਹਾ ਕਿ—

“ਨੈਨਹੁ.....ਮੋਹ ਦੁਆਰਾ ।”—ਸੋਰਠਿ ।

“ਇਸ ਸ਼ਬਦ ਤੋਂ ਸਿੱਧ ਹੁੰਦਾ ਹੈ ਕਿ ਭਗਤ ਜੀ ਬੁਢੇਪੇ ਅਥਵਾ ਮੌਤ ਦੇ ਨੇੜ ਨੂੰ ਵੇਖ ਕੇ ਕਾਫੀ ਘਾਬਰ ਗਏ ਹਨ । ਉਸ ਵੇਲੇ ਬਨਵਾਰੀ (ਕ੍ਰਿਸ਼ਨ) ਜੀ ਨੂੰ ਯਾਦ ਕਰਦੇ ਹੋਏ ਵਾਸਤੇ ਕੱਢਦੇ ਹਨ । ਪਰ ਗੁਰਮਤਿ ਅੰਦਰ ਮੌਤ ਨੂੰ ਇਕ ਖੇਡ ਸਮਝਿਆ ਗਿਆ ਹੈ ਅਤੇ ਜੰਮਨ ਮਰਨ ਨੂੰ ਸੰਸਾਰੀ ਖੇਡ ਸਮਝ ਕੇ ਕੋਈ ਵੁਕਅਤ ਨਹੀਂ ਦਿੱਤੀ ਜਾਂਦੀ ।.....ਖਾਲਸੇ ਦੇ ਸਾਹਮਣੇ ਮੌਤ ਖੇਡ ਅਤੇ ਇਕ ਬਾਜ਼ੀ ਹੈ ।”

ਵਿਰੋਧੀ ਸੱਜਣ ਨੇ ਭੀਖਨ ਜੀ ਬਾਰੇ ਹੇਠ-ਲਿਖੀ ਖੋਜ ਕੀਤੀ ਹੈ :—

(੧) ਭੀਖਨ ਜੀ ਸੂਫੀ ਮੁਸਲਮਾਨ ਫਕੀਰਾਂ ਵਿਚੋਂ ਸਨ । ਇਸਲਾਮ ਛੱਡ ਕੇ ਜੀਵ-ਅਹਿੰਸਕ ਸਾਧਾਂ ਨਾਲ ਵਿਚਰਦੇ ਰਹੇ ।

(੨) ਇਹਨਾਂ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ ।

(੩) ਬੁਢੇਪੇ ਤੇ ਮੌਤ ਤੋਂ ਘਾਬਰ ਕੇ ਭੀਖਨ ਜੀ ਇਸ ਸ਼ਬਦ ਦੀ ਰਾਹੀਂ ਕ੍ਰਿਸ਼ਨ ਜੀ ਅਗੇ ਵਾਸਤੇ ਕੱਢਦੇ ਹਨ ।

ਆਓ, ਇਸ ਖੋਜ ਨੂੰ ਵਿਚਾਰੀਏ ।

(੧) ਖੋਜ ਨੰ: ੧ ਦੀ ਵਿਰੋਧੀ ਸੱਜਣ ਨੇ ਆਪ ਹੀ ਤਰਦੀਦ ਕਰ ਦਿੱਤੀ ਹੈ ਤੇ ਲਿਖਿਆ ਹੈ ਕਿ ਇਹਨਾਂ ਦੀ ਰਚਨਾ ਵਿਚ ‘ਇਸਲਾਮੀ ਸ਼ਰਹ ਦਾ ਇਕ ਲਫਜ਼ ਭੀ ਨਹੀਂ ਮਿਲਦਾ ਜਾਪਦਾ ।’ ਪਰ ਇਹ ਤਰਦੀਦ ਭੀ ਖੁਲ੍ਹ ਕੇ ਨਹੀਂ ਕਰਦੇ, ਅਜੇ ਭੀ ਲਫਜ਼ “ਮਿਲਦਾ ਜਾਪਦਾ” ਹੀ ਲਿਖਦੇ ਹਨ । ਸਾਰਾ ਸ਼ਬਦ ਸਾਹਮਣੇ ਮੌਜੂਦ ਹੈ । ਕਿਥੇ ਹੈ ਕੋਈ ਲਫਜ਼ ਇਸਲਾਮੀ ਸ਼ਰਹ ਦਾ ? ਫਿਰ ਅਜੇ ਭੀ “ਜਾਪਦਾ” ਕਿਉਂ ਆਖਿਆ ਜਾ ਰਿਹਾ ਹੈ ? ਸਿਰਫ ਸੱਚਾਈ ਨੂੰ ਲੁਕਾਣ ਲਈ, ਤੇ ਭਗਤ ਜੀ ਬਾਰੇ ਆਪੇ ਘੜੇ ਹੋਏ ਸ਼ੱਕ ਨੂੰ ਪਾਠਕ ਦੇ ਮਨ ਵਿਚ ਟਿਕਾਈ ਰੱਖਣ ਵਾਸਤੇ ।

ਸਾਰੇ ਹੀ ਸ਼ਬਦ ਵਿਚ ਕਿਤੇ ਇੱਕ ਭੀ ਐਸਾ ਲਫਜ਼ ਨਹੀਂ, ਜਿਥੋਂ ਇਹ ਕਿਹਾ ਜਾ ਸਕੇ ਕਿ ਭੀਖਨ ਜੀ ਕਿਸੇ ਮੁਸਲਮਾਨੀ ਘਰ ਵਿਚ ਜੰਮੇ ਪਲੇ ਸਨ ।

(੨) ਕੋਈ ਲਫਜ਼ ਐਸੇ ਨਹੀਂ ਹਨ ਜਿਥੋਂ ਇਹ ਸਾਬਤ ਹੋ ਸਕੇ ਕਿ ਭੀਖਨ ਜੀ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ । ਸਾਰੇ ਲਫਜ਼ ਗੁਰੂ ਨਾਲ ਵੇਖੋ :

ਨੈਨ, ਨੀਰੁ, ਤਨੁ, ਖੀਨ, ਕੇਸ, ਦੁਧਵਾਨੀ, ਰੂਧਾ, ਕੰਠੁ, ਸਬਦੁ, ਉਚਰੈ, ਪਰਾਨੀ, ਰਾਮਰਾਇ, ਬੈਦੁ ਬਨਵਾਰੀ, ਸੰਤਹ, ਉਬਾਰੀ, ਮਾਥੇ, ਪੀਰ, ਜਲਨਿ, ਕਰਕ, ਕਰੇਜੇ, ਬੇਦਨ, ਅਉਖਧੁ, ਹਰਿ ਕਾ ਨਾਮ, ਅੰਮ੍ਰਿਤ ਜਲੁ, ਨਿਰਮਲ, ਜਗਿ, ਪਰਸਾਦਿ, ਪਾਵਉ, ਮੋਖ ਦੁਆਰਾ ।

ਇਹਨਾਂ ਲਫਜ਼ਾਂ ਨੂੰ ਵੇਖ ਕੇ ਇਹ ਤਾਂ ਕਹਿ ਸਕਦੇ ਹਾਂ ਕਿ ਭੀਖਨ ਜੀ ਮੁਸਲਮਾਨ ਨਹੀਂ ਹਨ; ਪਰ ਇਹ ਕਿਥੋਂ ਲੱਭ ਲਿਆ ਕਿ ਉਹ ਬੈਰਾਗੀ ਸਾਧੂ ਸਨ ? ਗੁਰੂ ਸਾਹਿਬ ਦੀ ਆਪਣੀ ਮੁਖ-ਵਾਕ ਬਾਣੀ ਵਿਚ ਇਹ ਸਾਰੇ ਲਫਜ਼ ਅਨੇਕਾਂ ਵਾਰੀ ਆਏ ਹਨ । ਪਰ ਕੋਈ ਸਿੱਖ ਇਹ ਨਹੀਂ ਕਹਿ ਸਕਦਾ ਕਿ ਸਤਿਗੁਰੂ ਜੀ ਦੀ ਬਾਣੀ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ ।

(੩) ਲਫਜ਼ ‘ਬਨਵਾਰੀ’ ਦਾ ਅਰਥ ਵਿਰੋਧੀ ਸੱਜਣ ਨੇ ਕ੍ਰਿਸ਼ਨ ਕੀਤਾ ਹੈ । ਪਰ ਬਾਕੀ ਦੇ ਸਾਰੇ ਸ਼ਬਦ ਵਲੋਂ ਅੱਖਾਂ ਨਹੀਂ ਮੀਟੀਆਂ ਜਾ ਸਕਦੀਆਂ । ਲਫਜ਼ ‘ਰਾਮਰਾਇ’ ਦਾ ਅਰਥ ਕਿਸੇ ਭੀ ਖਿੱਚ ਘਸੀਟ ਨਾਲ ‘ਕ੍ਰਿਸ਼ਨ’ ਨਹੀਂ ਕੀਤਾ ਜਾ ਸਕਦਾ । ਉਸ ‘ਬਨਵਾਰੀ’ ਵਾਸਤੇ ਅਖੀਰ ਤੇ ਲਫਜ਼ ‘ਹਰਿ’ ਭੀ ਵਰਤਿਆ ਗਿਆ ਹੈ ।

(੪) ਇਹ ਆਖਣਾ ਕਿ ਭੀਖਨ ਜੀ ਨੇ ਬੁਢੇਪੇ ਮੌਤ ਤੋਂ ਘਾਬਰ ਕੇ ਵਾਸਤੇ ਕੱਢੇ ਹਨ, ਇਹ ਤਾਂ ਮਹਾਪੁਰਖ ਦੀ ਨਿਰਾਦਰੀ ਕੀਤੀ ਗਈ ਹੈ, ਤੇ, ਕਿਸੇ ਭੀ ਗੁਰਸਿੱਖ ਨੂੰ ਇਹ ਗੱਲ ਸੋਭਦੀ ਨਹੀਂ, ਫਿਰ ਇਹ ਤਾਂ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਏ ਸ਼ਬਦ ਉਤੇ ਮਖੌਲ ਉਡਾ ਕੇ ਲੱਖਾਂ ਸ਼ਰਧਾਲੂ ਸਿੱਖਾਂ ਦੇ ਹਿਰਦੇ ਜ਼ਖਮੀ ਕੀਤੇ ਜਾ ਰਹੇ ਹਨ ।

ਭੀਖਨ ਜੀ ਸ਼ਬਦ ਦੇ ਅਖੀਰ ਵਿਚ ਆਖਦੇ ਹਨ, “ਗੁਰ ਪਰਸਾਦਿ ਕਹੈ ਜਨੁ ਭੀਖਨੁ, ਪਾਵਉ ਮੋਖ ਦੁਆਰਾ”, ਭਾਵ, ਸਤਿਗੁਰੂ ਦੀ ਕਿਰਪਾ ਨਾਲ ਮੈਂ ਮੋਖ ਦਾ ਰਾਹ ਲੱਭ ਲਿਆ ਹੈ । ਉਹ ਕਿਹੜਾ ਰਾਹ ਹੈ ? ਇਹ ਭੀ ਭੀਖਨ ਜੀ ਆਪ ਹੀ ਕਹਿੰਦੇ ਹਨ “ਹਰਿ ਕਾ ਨਾਮੁ” । ਤੇ, ਆਖਦੇ ਹਨ ਕਿ ਜਗਤ ਵਿਚ ਇੱਕੋ ਇੱਕ ਇਲਾਜ ਹੈ ਉਸ ਦਾ, ਜਿਸ ਤੋਂ ਖਲਾਸੀ ਪਾਣ ਦਾ ਰਸਤਾ ਮੈਂ ਗੁਰੂ ਦੀ ਕਿਰਪਾ ਨਾਲ ਲੱਭ ਲਿਆ ਹੈ ।

ਕੀ ਅਜੇ ਇਹ ਗੱਲ ਸਾਫ਼ ਨਹੀਂ ਹੋਈ ਕਿ ਭੀਖਨ ਜੀ ਨੇ ਕਿਸ ਰੋਗ ਤੋਂ ਖਲਾਸੀ ਪਾਣ ਦਾ ਰਾਹ ਗੁਰੂ ਤੋਂ ਲੱਭਾ ਹੈ ? ਤੇ ਮੌਤ ਤਾਂ ਹਰੇਕ ਨੂੰ ਆਪਣੀ ਵਾਰੀ ਸਿਰ ਆਈ ਹੈ । ਸੋ, ਇਥੇ ਮੌਤ ਤੇ ਬੁਢੇਪੇ ਤੋਂ ਕਿਸੇ ਘਬਰਾਹਟ ਦਾ ਜ਼ਿਕਰ ਨਹੀਂ ਹੈ । ਇਸ ਦੀ ਬਾਬਤ ਤਾਂ ਉਹ ਆਪ ਹੀ ਆਖਦੇ ਹਨ ਕਿ “ਵਾ ਕਾ ਅਉਖਧੁ ਨਾਹੀ” ।

ਭੀਖਨ ਜੀ ਸਰੀਰਕ ਮੋਹ ਵਿਚ ਫਸੇ ਜੀਵ ਨੂੰ ਸਮਝਾਂਦੇ ਹਨ—ਹੇ ਭਾਈ ! ਬੁਢੇਪੇ ਦੇ ਕਾਰਨ ਹਰੇਕ ਅੰਗ ਵਿਚ ਰੋਗ ਆ ਨਿਕਲਿਆ ਹੈ; ਤੂੰ ਸਰੀਰ ਦੇ ਮੋਹ ਵਿਚ ਫਸ ਕੇ ਕਦ ਤਕ ਜੁੱਤੀ ਗੰਢਾਣ ਵਾਂਗ ਥਾਂ ਥਾਂ ਤੇ ਟਾਕੀਆਂ ਲਾਣ ਵਿਚ ਹੀ ਰੁੱਝਾ ਰਹੇਂਗਾ ?

ਅਖੀਰ ਤੇ ਆਖਦੇ ਹਨ—ਸਰੀਰਕ ਮੋਹ ਦੇ ਰੋਗ ਤੋਂ ਬਚਣ ਲਈ ਇੱਕੋ ਹੀ ਇਲਾਜ ਹੈ; ਉਹ ਇਹ ਕਿ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸਿਮਰੇ ।

ਵਿਰੋਧੀ ਸੱਜਣ ਜੀ ਨੇ ਭੀਖਨ ਜੀ ਦੇ ਦੂਜੇ ਸ਼ਬਦ ਨੂੰ ਸ਼ਾਇਦ ਪੜ੍ਹਿਆ ਹੀ ਨਹੀਂ । ਜੇ ਉਸ ਨੂੰ ਗੁਰੂ ਨਾਲ ਪੜ੍ਹਦੇ ਤਾਂ ਲਫਜ਼ ‘ਬਨਵਾਰੀ’ ਦਾ ਅਰਥ ਕ੍ਰਿਸ਼ਨ ਕਰਨ ਦੀ ਲੋੜ ਨਾਹ ਪੈਂਦੀ । ਉਹਨਾਂ ਦਾ ‘ਬਨਵਾਰੀ’ ਉਹ ਹੈ ਜਿਸ ਨੂੰ ਉਹ “ਜਹ ਦੇਖਾ ਤਹ ਸੋਈ” ਆਖਦੇ ਹਨ ।

## ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛੁਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ ੬੬੦}

ਪਦ ਅਰਥ :—ਜੀਉ—ਜਿੰਦ । ਕੈ ਸਿਉ—ਕਿਸ ਪਾਸ ? ਕਰੀ—ਮੈਂ ਕਰਾਂ । ਦੂਖ ਵਿਸਾਰਣੁ—ਦੁੱਖ ਦੂਰ ਕਰਨ ਵਾਲਾ ਪ੍ਰਭੂ । ਸੇਵਿਆ—ਮੈਂ ਸਿਮਰਿਆ ਹੈ ।੧।

ਨੀਤ—ਨਿੱਤ । ਨਵਾ—(ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ—ਦਾਤਾਂ ਦੇਣ ਵਾਲਾ ।੧।ਰਹਾਉ।

ਅਨਦਿਨੁ—ਹਰ ਰੋਜ਼, ਸਦਾ । ਅੰਤਿ—ਆਖਰ ਨੂੰ । ਮੇਰੀ ਕਾਮਣੀ—ਹੇ ਮੇਰੀ ਜਿੰਦੇ ! ।੨।

ਦਇਆਲ—ਹੇ ਦਇਆ ਦੇ ਘਰ ! ਨਾਮਿ—ਨਾਮ ਦੀ ਰਾਹੀਂ । ਤਰਾ—ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ ।੧।ਰਹਾਉ।

ਸਰਬੰ—ਹਰ ਥਾਂ । ਸਾਚਾ—ਸਦਾ ਕਾਇਮ ਰਹਿਣ ਵਾਲਾ । ਕਉ—ਨੂੰ । ਨਦਰਿ—ਮੇਹਰ ਦੀ ਨਜ਼ਰ । ਕਰੇਇ—ਕਰਦਾ ਹੈ ।੩।

ਕੇਵ ਰਹਾ—ਕਿਵੇਂ ਰਹਿ ਸਕਦਾ ਹਾਂ ? ਮੈਂ ਵਿਆਕੁਲ ਹੋ ਜਾਂਦਾ ਹਾਂ । ਜਿਤੁ—ਜਿਸ ਦੀ ਰਾਹੀਂ । ਜਾਇ—ਜਾ ਕੇ ।੧।ਰਹਾਉ।

ਸੇਵੀ—ਮੈਂ ਸੇਵਦਾ ਹਾਂ । ਜਾਚੰਉ—ਮੈਂ ਮੰਗਦਾ ਹਾਂ । ਬਿੰਦ ਬਿੰਦ—ਖਿਨ ਖਿਨ । ਚੁਖ ਚੁਖ—ਟੋਟੇ ਟੋਟੇ, ਕੁਰਬਾਨ ।੪।

ਵਿਟਹੁ—ਤੋਂ । ਸਾਹਿਬ—ਹੇ ਸਾਹਿਬ !

**ਅਰਥ** :—(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖਸ਼ਿਸ਼ਾਂ ਕਰਨ ਵਾਲਾ ਹੈ ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖਸ਼ਿਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖਸ਼ਿਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖਸ਼ਿਸ਼ ਕਰਨ ਲੱਗਾ ਹੈ ।੧।ਰਹਾਉ।

ਹੇ ਮੇਰੀ ਜਿੰਦੇ ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖਰ ਉਹੀ ਬਚਾਂਦਾ ਹੈ । ਹੇ ਜਿੰਦੇ ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ।੨।

ਹੇ ਦਿਆਲ ਪ੍ਰਭੂ ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩।

ਹੇ ਪਿਆਰੇ (ਪ੍ਰਭੂ ! ) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪।

ਹੇ ਮੇਰੇ ਮਾਲਿਕ ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ।



ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਵੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥ {ਪੰਨਾ ੬੬੦}

**ਪਦ ਅਰਥ :**—ਹਮ—ਅਸੀ । ਇਕ ਦਮੀ—ਇਕ ਦਮ ਵਾਲੇ । ਦਮ—ਸੁਆਸ, ਸਾਹ । ਮੁਹਲਤਿ—(ਜਿੰਦਗੀ ਦੀ) ਮਿਆਦ । ਮੁਹਤੁ—(ਮੌਤ ਦਾ) ਸਮਾ । ਨ ਜਾਣਾ—ਅਸੀ ਨਹੀਂ ਜਾਣਦੇ । ਸਰੇਵਹੁ—ਸਿਮਰੋ । ਜੀਅ ਪਰਾਣਾ—ਜਿੰਦ ਤੇ ਪ੍ਰਾਣ । ੧।

ਅੰਧੇ—ਹੇ ਅੰਨ੍ਹੇ ਜੀਵ ! ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ! ਜੀਵਨਾ ਕੇਤੇ ਕੇ ਦਿਨਾ—ਕਿਤਨੇ ਕੁ ਦਿਨ ਦਾ ਜੀਵਨ ? ਥੋੜੇ ਹੀ ਦਿਨਾਂ ਦਾ ਜੀਵਨ । ੧। ਰਹਾਉ ।

ਸਾਸੁ—ਸਾਹ, ਸੁਆਸ । ਮਾਸੁ—ਸਰੀਰ । ਜੀਉ—ਜਿੰਦ । ਮੈ—ਮੈਨੂੰ । ਤੂ ਮੈ ਖਰਾ ਪਿਆਰਾ—ਤੂੰ ਮੈਨੂੰ ਬਹੁਤਾ ਪਿਆਰਾ ਲੱਗ, ਹੇ ਪ੍ਰਭੂ ! ਤੂੰ ਆਪਣਾ ਪਿਆਰ ਦੇਹ । ਸਾਇਰੁ—ਕਵੀ, ਢਾਢੀ । ਏਵ—ਇਹ ਹੀ । ੨।

ਕਿਆ—ਕੀਹ ? ਕੋ—ਕੋਈ ਜੀਵ । ਕਵੈ—ਪੇਸ਼ ਕਰੇ, ਦੇਵੇ । ਗਹਣਾ—ਵੱਟੇ ਵਿਚ ਦੇਣ ਵਾਸਤੇ ਕੋਈ ਚੀਜ਼ । ਸੋ ਕਿਛੁ—ਉਹੀ ਕੁਝ । ਪੁਰਬਿ—ਪਹਿਲੇ ਸਮੇਂ ਵਿਚ । ਲਹਣਾ—ਮਿਲਣ-ਜੋਗ ਚੀਜ਼ । ੩।

ਚਿਤਿ—ਚਿੱਤ ਵਿਚ । ਕਪਟੁ—ਫਲ ਦੇ ਕੰਮ । ਜਮ ਦੁਆਰਿ—ਜਮ ਦੇ ਦਰ ਤੇ । ਜਾ—ਜਦੋਂ । ਪਕੜਿ—ਪਕੜ ਕੇ । ਚਲਾਇਆ—ਤੋਰਿਆ ਗਿਆ । ਤਾ—ਤਦੋਂ । ੪।

ਨਾਨਕ—ਹੇ ਨਾਨਕ ! {ਲਫਜ਼ 'ਨਾਨਕ' ਅਤੇ 'ਨਾਨਕੁ' ਦਾ ਫਰਕ ਵੇਖੋ । 'ਨਾਨਕੁ'—ਕਰਤਾ ਕਾਰਕ, ਇਕ-ਵਚਨ । 'ਨਾਨਕ'—ਸੰਬੋਧਨ} । ਕਿਛੁ—(ਪ੍ਰਭੂ ਦੀ) ਕੁਝ (ਸਿਫਤਿ-ਸਾਲਾਹ) । ਰਹਣੁ—ਸਦਾ ਦਾ ਟਿਕਾਣਾ । ਭਾਲਿ ਰਹੇ—ਢੂੰਢ ਕੇ ਖੱਕ ਗਏ ਹਾਂ । ਮਰਿ—(ਦੁਨੀਆ ਦੀਆਂ ਵਾਸਨਾਂ ਵਲੋਂ) ਮਰ ਕੇ । ਰਹੀਐ—ਇਥੇ ਜਿੰਦਗੀ ਦੇ ਦਿਨ ਗੁਜ਼ਾਰੀਏ । ੫।

**ਅਰਥ :**—ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ ! (ਅੱਖਾਂ ਖੋਲ੍ਹ ਕੇ) ਵੇਖ, ਸੋਚ ਸਮਝ, ਇਥੇ ਜਗਤ ਵਿਚ ਥੋੜੇ ਹੀ ਦਿਨਾਂ ਦੀ ਜਿੰਦਗੀ ਹੈ । ੧। ਰਹਾਉ ।

ਨਾਨਕ ਬੇਨਤੀ ਕਰਦਾ ਹੈ—(ਹੇ ਭਾਈ ! ) ਅਸੀ ਆਦਮੀ ਇਕ ਦਮ ਦੇ ਹੀ ਮਾਲਕ ਹਾਂ (ਕੀਹ ਪਤਾ ਹੈ ਕਿ ਦਮ ਕਦੋਂ ਮੁੱਕ ਜਾਏ ? ਸਾਨੂੰ ਆਪਣੀ ਜਿੰਦਗੀ ਦੀ) ਮਿਆਦ ਦਾ ਪਤਾ ਨਹੀਂ ਹੈ, ਸਾਨੂੰ ਇਹ ਪਤਾ ਨਹੀਂ ਕਿ ਮੌਤ ਦਾ ਵਕਤ ਕਦੋਂ ਆ ਜਾਣਾ ਹੈ । (ਇਸ ਵਾਸਤੇ) ਉਸ ਪਰਮਾਤਮਾ ਦਾ ਸਿਮਰਨ ਕਰੋ ਜਿਸ ਨੇ ਇਹ ਜਿੰਦ ਤੇ ਸੁਆਸ ਦਿੱਤੇ ਹੋਏ ਹਨ । ੧।

(ਪਰ ਜੀਵਾਂ ਦੇ ਭੀ ਕੀਹ ਵੱਸ ? ਹੇ ਪ੍ਰਭੂ ! ) ਤੇਰਾ ਢਾਢੀ ਨਾਨਕ (ਤੇਰੇ ਦਰ ਤੇ) ਇਹ ਹੀ ਬੇਨਤੀ ਕਰਦਾ ਹੈ—ਹੇ ਸਦਾ ਅਟੱਲ ਰਹਿਣ ਵਾਲੇ ਤੇ ਜੀਵਾਂ ਦੇ ਪਾਲਣ ਵਾਲੇ ਪ੍ਰਭੂ ! (ਜਿਵੇਂ) ਇਹ ਸੁਆਸ ਇਹ ਸਰੀਰ ਇਹ ਜਿੰਦ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ (ਤਿਵੇਂ) ਆਪਣਾ ਪਿਆਰ ਭੀ ਤੂੰ ਆਪ ਹੀ ਦੇਹ । ੨।

ਹੇ ਮੇਰੇ ਮਾਲਿਕ ! ਜੇ ਤੂੰ ਆਪਣੇ ਪਿਆਰ ਦੀ ਦਾਤਿ ਆਪ ਹੀ ਕਿਸੇ ਜੀਵ ਨੂੰ ਨਾਹ ਦੇਵੇਂ, ਤਾਂ ਜੀਵ ਪਾਸ ਕੋਈ ਐਸੀ ਸ਼ੈ ਨਹੀਂ ਜੋ ਵੱਟੇ ਵਿਚ ਦੇ ਕੇ ਤੇਰਾ ਪਿਆਰ ਵਿਹਾਝ ਲਏ । ਨਾਨਕ ਬੇਨਤੀ ਕਰਦਾ ਹੈ ਕਿ ਜੀਵ ਨੂੰ ਤਾਂ ਉਹੀ ਕੁਝ

ਮਿਲ ਸਕਦਾ ਹੈ ਜੋ ਉਸ ਦੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਸੰਸਕਾਰ-ਰੂਪ ਲੇਖ (ਉਸ ਦੇ ਮੱਥੇ ਤੇ ਲਿਖਿਆ ਹੋਇਆ) ਹੈ (ਆਪਣੇ ਨਾਮ ਤੇ ਪਿਆਰ ਦੀ ਦਾਤਿ ਤਾਂ ਤੂੰ ਆਪ ਹੀ ਦੇਣੀ ਹੈ) ।੩।

(ਪਿਛਲੇ ਕਰਮਾਂ ਦੇ ਸੰਸਕਾਰਾਂ ਦੇ ਅਸਰ ਹੇਠ) ਛਲੀ ਮਨੁੱਖ ਤਾਂ ਛਲ ਹੀ ਕਮਾਂਦਾ ਰਹਿੰਦਾ ਹੈ, ਤੇ ਖਸਮ-ਪ੍ਰਭੂ ਦਾ ਨਾਮ ਆਪਣੇ ਮਨ ਵਿਚ ਨਹੀਂ ਵਸਾਂਦਾ । (ਸਾਰੀ ਉਮਰ ਇਉਂ ਹੀ ਲੰਘਾ ਕੇ ਅਖੀਰ ਵੇਲੇ) ਜਦੋਂ ਫੜ ਕੇ ਜਮਰਾਜ ਦੇ ਬੂਟੇ ਵਲ ਧੱਕਿਆ ਜਾਂਦਾ ਹੈ, ਤਾਂ (ਇਥੋਂ) ਤੁਰਨ ਵੇਲੇ ਹੱਥ ਮਲਦਾ ਹੈ ।੪।

ਹੇ ਨਾਨਕ ! ਜਦ ਤਕ ਦੁਨੀਆ ਵਿਚ ਜੀਉਣਾ ਹੈ ਪਰਮਾਤਮਾ ਦੀ ਸਿਫਤਿ-ਸਾਲਾਹ ਸੁਣਨੀ-ਕਰਨੀ ਚਾਹੀਦੀ ਹੈ (ਇਹੀ ਹੈ ਮਨੁੱਖਾ ਜਨਮ ਦਾ ਲਾਭ, ਤੇ ਇਥੇ ਸਦਾ ਨਹੀਂ ਬੈਠ ਰਹਿਣਾ) । ਅਸੀਂ ਦੁੰਡ ਚੁਕੇ ਹਾਂ, ਕਿਸੇ ਨੂੰ ਸਦਾ ਦਾ ਟਿਕਾਣਾ ਇਥੇ ਨਹੀਂ ਮਿਲਿਆ, ਇਸ ਵਾਸਤੇ ਜਿਤਨਾ ਚਿਰ ਜੀਵਨ-ਅਵਸਰ ਮਿਲਿਆ ਹੈ ਦੁਨੀਆ ਦੀਆਂ ਵਾਸਨਾਂ ਵਲੋਂ ਮਰ ਕੇ ਜ਼ਿੰਦਗੀ ਦੇ ਦਿਨ ਗੁਜ਼ਾਰੀਏ ।੫।੨।

### ਧਨਾਸਰੀ ਮਹਲਾ ੧ ਘਰੁ ਦੂਜਾ

੧੯ ਸਤਿਗੁਰ ਪ੍ਰਸਾਦਿ ॥ ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥ ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥ ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥੨॥ ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥੩॥ ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥ {ਪੰਨਾ ੬੬੧}

**ਪਦ ਅਰਥ** :—ਸਿਮਰੀ—ਮੈਂ ਸਿਮਰਾਂ । ਹਿਆਉ—ਹਿਰਦਾ । ਜੀਅੜਾ—ਜਿੰਦ । ਬਿਲਲਾਇ—ਵਿਲਕਦਾ ਹੈ । ਸਿਰਜਿ—ਪੈਦਾ ਕਰ ਕੇ । ਸਵਾਰੇ—ਸਵਾਰਦਾ ਹੈ, ਚੰਗੇ ਜੀਵਨ ਵਾਲਾ ਬਣਾਂਦਾ ਹੈ । ਸਾਚਾ—ਸਦਾ ਕਾਇਮ ਰਹਿਣ ਵਾਲਾ ਅਕਾਲ ਪੁਰਖ । ਤਿਸੁ ਵਿਸਰਿਐ—ਜੇ ਉਸ (ਪ੍ਰਭੂ) ਨੂੰ ਭੁਲਾ ਦੇਈਏ । ਕਿਉ ਹੋਇ—ਨਹੀਂ ਹੋ ਸਕਦਾ ।੧।

ਹਿਕਮਤਿ—ਚਲਾਕੀ । ਹੁਕਮਿ—ਹੁਕਮ ਨਾਲ, ਧੱਕੇ ਨਾਲ, ਕੋਈ ਹੱਕ ਜਤਾਣ ਨਾਲ । ਸਾਚਿ—ਸਦਾ-ਬਿਰ ਪ੍ਰਭੂ ਵਿਚ । ਮਿਲਉ—ਮੈਂ ਮਿਲਾਂ । ਮਾਇ—ਹੇ ਮਾਂ ! ।੧।ਰਹਾਉ।

ਵਖਰੁ—ਸੌਦਾ । ਕੋਈ—ਕੋਈ ਵਿਰਲਾ । ਲੋਕਿ ਪਤੀਣੈ—ਜੇ ਜਗਤ ਦੀ ਤਸੱਲੀ ਕਰਾ ਦਿੱਤੀ ਜਾਏ । ਪਤਿ—ਇੱਜ਼ਤ । ਸੋਇ—ਉਹ ਪਰਮਾਤਮਾ ਹੀ ।੨।

ਜਹ—ਜਿੱਥੇ । ਦੇਖਾ—ਮੈਂ ਵੇਖਦਾ ਹਾਂ । ਜਾਇ—ਥਾਂ । ਕੀਤੈ—(ਹਿਕਮਤਿ ਆਦਿਕ ਵਾਲਾ ਜਤਨ) ਕੀਤਿਆਂ ।੩।

ਹੁਣਿ—ਝਬਦੇ ਹੀ । ਮੁਹਤਿ—ਮੁਹਤ ਵਿਚ, ਪਲ ਵਿਚ । ਤਾਲਿ—ਤਾਲ (ਦੇਣ ਜਿਤਨੇ ਸਮੇ) ਵਿਚ । ਦੇਸਾ—ਮੈਂ ਦਿਆਂਗਾ । ਵਿਣੁ ਨਦਰੀ—ਮੇਹਰ ਦੀ ਨਜ਼ਰ ਤੋਂ ਬਿਨਾ ।੪।

**ਅਰਥ** :—ਹੇ ਮੇਰੀ ਮਾਂ ! ਕਿਸੇ ਚਲਾਕੀ ਨਾਲ ਜਾਂ ਕੋਈ ਹੱਕ ਜਤਾਣ ਨਾਲ ਪਰਮਾਤਮਾ ਨਹੀਂ ਮਿਲਦਾ । ਹੋਰ ਕਿਹੜਾ ਤਰੀਕਾ ਹੈ ਜਿਸ ਨਾਲ ਮੈਂ ਉਸ ਸਦਾ-ਬਿਰ ਰਹਿਣ ਵਾਲੇ ਪ੍ਰਭੂ ਵਿਚ ਮਿਲ ਸਕਦਾ ਹਾਂ ? ।੧।ਰਹਾਉ।

(ਚਲਾਕੀ ਜਾਂ ਧੱਕੇ ਨਾਲ) ਪਰਮਾਤਮਾ ਦਾ ਸਿਮਰਨ ਨਹੀਂ ਕੀਤਾ ਜਾ ਸਕਦਾ । ਫਿਰ ਮੈਂ ਕਿਵੇਂ ਉਸ ਦਾ ਸਿਮਰਨ ਕਰਾਂ ? ਤੇ, ਜੇ ਉਸ ਪ੍ਰਭੂ ਨੂੰ ਭੁਲਾ ਦੇਈਏ, ਤਾਂ ਭੀ ਜੀਵਨ ਚੰਗਾ ਕਦੇ ਨਹੀਂ ਬਣ ਸਕਦਾ, ਦਿਲ ਸੜਦਾ ਰਹਿੰਦਾ ਹੈ, ਜਿੰਦ ਦੁਖੀ ਰਹਿੰਦੀ ਹੈ । (ਕੀਹ ਕੀਤਾ ਜਾਏ ?) (ਅਸਲ ਗੱਲ ਇਹ ਹੈ ਕਿ) ਸਦਾ-ਬਿਰ ਰਹਿਣ ਵਾਲਾ ਪ੍ਰਭੂ ਜੀਵਾਂ ਨੂੰ ਪੈਦਾ ਕਰ ਕੇ ਆਪ ਹੀ (ਸਿਮਰਨ ਦੀ ਦਾਤਿ ਦੇ ਕੇ) ਚੰਗੇ ਜੀਵਨ ਵਾਲਾ ਬਣਾਂਦਾ ਹੈ ।੧।

(ਜੇ ਉਸ ਦੀ ਮੇਹਰ ਨ ਹੋਵੇ ਤਾਂ) ਇਸ ਨਾਮ-ਵੱਖਰ ਨੂੰ ਨਾਹ ਕੋਈ ਪਰਖਣ ਲਈ ਜਾਂਦਾ ਹੈ, ਨਾਹ ਕੋਈ ਇਸ ਨੂੰ ਖਾ ਕੇ ਵੇਖਦਾ ਹੈ । (ਚਲਾਕੀਆਂ ਵਰਤ ਕੇ ਜਗਤ ਦੀ ਤਸੱਲੀ ਕਰਾ ਦਿੱਤੀ ਜਾਂਦੀ ਹੈ ਕਿ ਅਸੀਂ ਨਾਮ-ਵੱਖਰ ਵਿਹਾਝ ਰਹੇ ਹਾਂ) ਪਰ ਨਿਰਾ ਜਗਤ ਦੀ ਤਸੱਲੀ ਕਰਾਇਆਂ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ (ਲੋਕ-ਵਿਖਾਵੇ ਵਾਲੀ ਭਗਤੀ ਪਰਵਾਨ ਨਹੀਂ ਹੁੰਦੀ) । ਇੱਜ਼ਤ ਤਦੋਂ ਹੀ ਮਿਲਦੀ ਹੈ ਜੇ ਪ੍ਰਭੂ (ਆਪ ਮੇਹਰ ਕਰ ਕੇ ਨਾਮ ਦੀ ਦਾਤਿ ਦੇਵੇ ਤੇ) ਇੱਜ਼ਤ ਰੱਖੇ ।੨।

(ਹੇ ਪ੍ਰਭੂ ! ) ਜਿੱਧਰ ਮੈਂ ਵੇਖਦਾ ਹਾਂ ਉਧਰ ਹੀ ਤੂੰ ਮੌਜੂਦ ਹੈਂ, (ਤੈਨੂੰ ਮਿਲਣ ਵਾਸਤੇ) ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ ।

ਜੇ ਕੋਈ ਜੀਵ (ਪ੍ਰਭੂ ਨੂੰ ਮਿਲਣ ਵਾਸਤੇ ਹਿਕਮਤਿ ਆਦਿਕ ਵਾਲਾ ਕੋਈ ਜਤਨ) ਕਰੇ, ਤਾਂ ਅਜੇਹੇ ਜਤਨ ਨਾਲ ਕੋਈ ਲਾਭ ਨਹੀਂ ਹੁੰਦਾ । (ਸਿਰਫ ਉਹੀ ਜੀਵ ਪ੍ਰਭੂ ਨੂੰ ਮਿਲ ਸਕਦਾ ਹੈ) ਜਿਸ ਉਤੇ ਉਹ ਸਦਾ-ਬਿਰ ਪ੍ਰਭੂ ਆਪ (ਸਿਮਰਨ ਦੀ) ਬਖਸ਼ਿਸ਼ ਕਰੇ ।੩।

(ਇਥੇ ਸਦਾ ਨਹੀਂ ਬੈਠੇ ਰਹਿਣਾ, ਇਥੋਂ) ਝਬਦੇ ਹੀ (ਹਰੇਕ ਜੀਵ ਨੇ ਆਪੋ ਆਪਣੀ ਵਾਰੀ) ਚਲੇ ਜਾਣਾ ਹੈ, ਇਕ ਪਲ ਵਿਚ ਜਾਂ ਇਕ ਤਾਲ ਵਿਚ (ਕਹਿ ਲਵੋ । ਇਥੇ ਪੱਕੇ ਡੇਰੇ ਨਹੀਂ ਹਨ) । (ਫਿਰ, ਇਸ ਸਮੇ ਵਿਚ ਜੇ ਮੈਂ ਲੋਕ-ਵਿਖਾਵਾ ਹੀ ਕਰਦਾ ਰਿਹਾ, ਤਾਂ) ਮੈਂ ਕੀਹ ਮੂੰਹ ਵਿਖਾਵਾਂਗਾ ? ਮੇਰੇ ਪੱਲੇ ਗੁਣ ਨਹੀਂ ਹੋਣਗੇ ।

(ਜੀਵ ਦੇ ਭੀ ਕੀਹ ਵੱਸ ?) ਪਰਮਾਤਮਾ ਜੇਹੋ ਜੇਹੀ ਨਿਗਾਹ ਕਰਦਾ ਹੈ ਜੀਵ ਉਹੋ ਜੇਹੇ ਜੀਵਨ ਵਾਲਾ ਬਣ ਜਾਂਦਾ ਹੈ । ਹੇ ਨਾਨਕ ! ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੋਈ ਜੀਵ ਪ੍ਰਭੂ ਦੇ ਚਰਨਾਂ ਵਿਚ ਜੁੜ ਨਹੀਂ ਸਕਦਾ ।੪।੧।੩।

ਨੋਟ :—ਅੰਕ ੧ ਦੱਸਦਾ ਹੈ ਕਿ “ਘਰੁ ਦੂਜਾ” ਦੇ ਨਵੇਂ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ ।

ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥ {ਪੰਨਾ ੬੬੧}

ਪਦ ਅਰਥ :—ਨਦਰਿ—ਕ੍ਰਿਪਾ-ਦ੍ਰਿਸ਼ਟੀ । ਦ੍ਰਵੈ—ਨਰਮ ਹੋ ਜਾਂਦਾ ਹੈ, ਪੰਘਰਦਾ ਹੈ । ਪਰਾਤਮਾ—ਪਰ ਆਤਮਾ, ਦੂਜਿਆਂ ਦਾ ਆਤਮਾ, ਦੂਜਿਆਂ ਦਾ ਆਪਾ । ਦੁਬਿਧਾ—ਮੇਰ-ਤੇਰ । ਅੰਤਰ ਕੀ—ਅੰਦਰਲੇ ਦੀ । ਅੰਤਰਿ—ਅੰਦਰ ਹੀ {ਲਫਜ਼ ‘ਅੰਦਰ’ ਨਾਂਵ ਹੈ, ‘ਅੰਤਰਿ’ ਕ੍ਰਿਆ ਵਿਸ਼ੇਸ਼ਣ ਹੈ} ।੧।

ਪਦਸਾਦੀ—ਕਿਰਪਾ ਨਾਲ । ਕਾਲੁ—ਮੌਤ, ਮੌਤ ਦਾ ਡਰ ।੧।ਰਹਾਉ।

ਸਚਿ ਸਿਮਰਿਐ—ਜੇ ਸਦਾ-ਬਿਰ ਪ੍ਰਭੂ ਨੂੰ ਸਿਮਰਿਆ ਜਾਏ । ਪਰਗਾਸੁ—ਚਾਨਣ, ਅਸਲੀ ਜੀਵਨ ਦੀ ਸੂਝ । ਤਾ ਤੇ—ਉਸ (‘ਪਰਗਾਸ’) ਦੀ ਰਾਹੀਂ । ਬਿਖਿਆ—ਮਾਇਆ । ਉਦਾਸੁ—ਨਿਰਲੇਪ । ਕਲਤ੍ਰ—ਇਸਤ੍ਰੀ । ਗਤਿ—ਉੱਚੀ ਆਤਮਕ ਅਵਸਥਾ ।੨।

ਜੀਉ—ਜਿੰਦ । ਜਿਸ ਕਾ—ਜਿਸ ਪ੍ਰਭੂ ਦਾ ਦਿੱਤਾ ਹੋਇਆ {ਲਫਜ਼ ‘ਜਿਸੁ’ ਦਾ \_ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ} ।੩।

ਸਤਿਗੁਰ ਕੀ ਮੂਰਤਿ—ਗੁਰੂ ਦਾ ਸਰੂਪ, ਗੁਰੂ ਦਾ ਆਤਮਕ ਸਰੂਪ, ਗੁਰੂ ਦੀ ਬਾਣੀ । ਸਾਚਾ—ਸਦਾ-ਬਿਰ ਰਹਿਣ ਵਾਲਾ ।੪।

ਭਨਤਿ—ਆਖਦਾ ਹੈ । ਤਾ—ਤਦੋਂ ਹੀ । ਕੇ—ਕੋਈ (ਮਨੁੱਖ) । ਮੋਹ—ਮੋਹ ਤੋਂ ਖਲਾਸੀ । ਦੁਆਰੁ—ਦਰਵਾਜ਼ਾ, ਰਸਤਾ । ਸਾਰੁ—ਸ਼੍ਰੇਣੀ ।੫।

**ਅਰਥ** :—ਪਰਮਾਤਮਾ ਦਾ ਸਿਮਰਨ ਗੁਰੂ ਦੀ ਕਿਰਪਾ ਨਾਲ ਹਾਸਲ ਹੁੰਦਾ ਹੈ, ਤੇ, ਜਿਸ ਮਨੁੱਖ ਦਾ ਚਿੱਤ ਪਰਮਾਤਮਾ ਨਾਲ ਪਰਚ ਜਾਂਦਾ ਹੈ ਉਸ ਨੂੰ ਮੁੜ ਮੌਤ ਦਾ ਡਰ ਨਹੀਂ ਪੋਂਹਦਾ ।੧।ਰਹਾਉ।

ਪ੍ਰਭੂ ਆਪ ਹੀ ਮੋਹਰ ਦੀ ਨਜ਼ਰ ਕਰੇ ਤਾਂ (ਗੁਰੂ ਦੀ ਰਾਹੀਂ) ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ । (ਜੇ ਮਨੁੱਖ ਸਿਮਰਦਾ ਹੈ ਉਸ ਦਾ) ਆਤਮਾ (ਦੂਜਿਆਂ ਦੇ ਦੁੱਖ ਵੇਖ ਕੇ) ਨਰਮ ਹੁੰਦਾ ਹੈ (ਕਠੋਰਤਾ ਮੁੱਕ ਜਾਣ ਕਰਕੇ) ਉਹ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ । ਉਹ ਮਨੁੱਖ ਆਪਣੇ ਆਪੇ ਤੇ ਦੂਜਿਆਂ ਦੇ ਆਪੇ ਨੂੰ ਇਕੋ ਜਿਹਾ ਸਮਝਦਾ ਹੈ, ਉਸ ਦੇ ਅੰਦਰ ਦੀ ਮੇਰ-ਤੇਰ ਅੰਦਰ ਹੀ ਮਿਟ ਜਾਂਦੀ ਹੈ ।੧।

ਜੇ ਸਦਾ-ਬਿਰ ਪ੍ਰਭੂ ਨੂੰ ਸਿਮਰਿਆ ਜਾਏ ਤਾਂ ਸਹੀ ਜੀਵਨ ਦੀ ਸੂਝ ਪੈ ਜਾਂਦੀ ਹੈ, ਉਸ 'ਪਰਗਾਸ' ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ । ਗੁਰੂ ਦੀ ਸਰਨ ਪੈਣ ਵਿਚ ਅਜੇਹੀ ਖੂਬੀ ਹੈ ਕਿ ਪੁੜ ਇਸੜੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ।੨।

ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ । ਅਜੇਹਾ ਸੇਵਕ ਮਾਲਕ ਨੂੰ ਪਸੰਦ ਆ ਜਾਂਦਾ ਹੈ, (ਮਾਲਕ ਦੇ ਘਰ ਵਿਚ) ਕਬੂਲ ਪੈ ਜਾਂਦਾ ਹੈ, ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪਾਂਦਾ ਹੈ ।੩।

ਜੇਹੜਾ ਸੇਵਕ ਆਪਣੇ ਸਤਿਗੁਰੂ ਦੇ ਆਤਮਕ-ਸਰੂਪ (ਸ਼ਬਦ) ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ ਗੁਰੂ ਦੇ ਦਰ ਤੋਂ ਮਨ-ਇੱਛਤ ਫਲ ਹਾਸਲ ਕਰਦਾ ਹੈ, ਸਦਾ-ਬਿਰ ਰਹਿਣ ਵਾਲਾ ਮਾਲਕ-ਪ੍ਰਭੂ ਉਸ ਉਤੇ (ਇਤਨੀ) ਮੋਹਰ ਕਰਦਾ ਹੈ ਕਿ ਉਸ ਨੂੰ ਮੌਤ ਦਾ ਭੀ ਕੋਈ ਡਰ ਨਹੀਂ ਰਹਿ ਜਾਂਦਾ ।੪।

ਨਾਨਕ ਆਖਦਾ ਹੈ—ਜਦੋਂ ਮਨੁੱਖ (ਗੁਰੂ ਦੇ ਸ਼ਬਦ ਦੀ) ਵਿਚਾਰ ਕਰਦਾ ਹੈ, ਸਦਾ-ਬਿਰ ਰਹਿਣ ਵਾਲੇ ਪ੍ਰਭੂ ਦੀ ਸਿਫਤਿ-ਸਾਲਾਹ ਵਾਲੀ ਇਸ ਗੁਰ-ਬਾਣੀ ਨਾਲ ਪਿਆਰ ਪਾਂਦਾ ਹੈ, ਤਦੋਂ ਉਹ (ਮਾਇਆ ਦੇ ਮੋਹ ਤੋਂ) ਖਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ । (ਸਿਫਤਿ-ਸਾਲਾਹ ਵਾਲਾ ਇਹ) ਸ਼੍ਰੇਣੀ ਗੁਰ-ਸ਼ਬਦ ਹੀ ਅਸਲ ਜਪ ਹੈ ਅਸਲ ਤਪ ਹੈ ।੫।੨।੪।

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ ੬੬੧}

**ਪਦ ਅਰਥ** :—ਤਪਤੁ ਹੈ—ਦੁਖੀ ਹੁੰਦਾ ਹੈ । ਬਾਰੋ ਬਾਰ—ਬਾਰ ਬਾਰ, ਮੁੜ ਮੁੜ । ਤਪਿ ਤਪਿ—ਤਪ ਕੇ ਤਪ ਕੇ, ਦੁਖੀ ਹੋ ਹੋ ਕੇ । ਬੇਕਾਰ—ਵਿਕਾਰਾਂ ਵਿਚ । ਜੈ ਤਨਿ—ਜਿਸ ਸਰੀਰ ਵਿਚ । ਵਿਸਰਿ ਜਾਇ—ਭੁੱਲ ਜਾਂਦੀ ਹੈ । ਪਕਾ ਰੋਗੀ—ਕੋੜ੍ਹ ਦੇ ਰੋਗ ਵਾਲਾ ।੧।

ਬਹੁਤਾ ਬੋਲਣੁ—(ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ । ਝਖਣੁ—ਵਿਅਰਥ ਬਕਵਾਸ । ਸੋਇ—ਉਹ ਪ੍ਰਭੂ ।੧।ਰਹਾਉ।

ਜਿਨਿ—ਜਿਸ (ਪਰਮਾਤਮਾ) ਨੇ । ਤਾਤੁ—ਤੁਰਤ, ਛੇਤੀ ਛੇਤੀ । ਅਗਨੀ ਪਾਇ—(ਸਰੀਰ ਵਿਚ) ਅੱਗ (ਨਿੱਘ) ਪਾ ਕੇ । ਮਨੁ—ਜਿੰਦ । ਪਵਣੁ—ਸੁਆਸ । ਵਾਜੈ—ਵੱਜਦਾ ਹੈ, ਚੱਲਦਾ ਹੈ । ਆਖੈ—(ਜੀਵ) ਬੋਲਦਾ ਹੈ । ਸਭ ਜਾਇ—ਹੋਰ ਥਾਂ ।੨।

ਦਾਗ ਦੋਸ—ਦੋਸਾਂ ਦੇ ਦਾਗ । ਮੁਹਿ—ਮੂੰਹ ਉਤੇ । ਲਾਇ—ਲਾ ਕੇ । ਜਾਇ—ਥਾਂ ।੩।

ਕਰਮਿ—ਮੇਹਰ ਨਾਲ, ਬਖਸ਼ਿਸ਼ ਨਾਲ । ਜਿਤੁ ਲਗਿ—ਜਿਸ ਵਿਚ ਲੱਗ ਕੇ । ਕੋ—ਕੋਈ ਜੀਵ । ਸਾਰ—ਸੰਭਾਲ ।੪।

**ਅਰਥ :**—(ਸਿਫਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖੁਆਰ ਹੁੰਦੀ ਹੈ । ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ ਦੇ ਰੋਗ ਵਾਲਾ ਬੰਦਾ ।੧।

(ਸਿਮਰਨ ਤੋਂ ਖਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ।੧।ਰਹਾਉ।

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ ਹੀ ਲਾਂਦੇ ਜਾਂਦੇ ਹਨ । (ਸਿਮਰਨ ਤੋਂ ਸੁੰਢਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ।੩।

(ਪਰ, ਹੇ ਪ੍ਰਭੂ ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ ।

ਹੇ ਨਾਨਕ ! (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ । ਉਹ ਸਦਾ-ਬਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂੜੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ {ਪੰਨਾ ੬੬੨}

**ਪਦ ਅਰਥ** :—ਸਲਾਹੇ—ਸਿਫਤ ਕਰੇ, ਖੁਸ਼ਾਮਦ ਕਰੇ । ਭੀਜੈ—ਭਿੱਜਦਾ, ਪਤੀਜਦਾ । ਬਦੀ—ਬੁਰਿਆਈ, ਨਿੰਦਿਆ । ਤਸੂ—ਰਤਾ ਭੀ । ਛੀਜੈ—ਛਿੱਜਦਾ, ਕਮਜ਼ੋਰ ਹੁੰਦਾ, ਘਾਬਰਦਾ । ਹਾਮਾ—ਹਮਾਇਤ, ਜ਼ਾਮਨੀ {ਹਾਮਾ ਭਰਨੀ—ਜ਼ਾਮਨ ਬਣਨਾ, ਕਿਸੇ ਦੇ ਚੰਗੇ ਹੋਣ ਬਾਰੇ ਤਸੱਲੀ ਭਰਿਆ ਬਚਨ ਆਖਣਾ} । ਕੀਆ—ਕੀਤਾ ਗਿਆ, ਬਣਾਇਆ ਗਿਆ । ਕਿਉ ਹੋਇ—ਨਹੀਂ ਹੋ ਸਕਦਾ । ੧।

ਮਨ—ਹੇ ਮਨ ! ਕੁਤੇ—ਕੁੱਤੇ ਵਾਂਗ ਲਾਲਚੀ । ਕੂੜਿਆਰ—ਹੇ ਝੂਠੇ ! ਬੁਝੀਐ—ਪਛਾਣਿਆ ਜਾਂਦਾ ਹੈ । ਸਚਿਆਰ—ਸੱਚਾ ਮਨੁੱਖ । ੧। ਰਹਾਉ।

ਸੁਆਲਿਉ—ਸੋਹਣਾ । ਦੁਗਾਣਾ—ਦੋ ਗੰਢੇ ਕੌੜੀਆਂ ਦੇ । ੨।

ਬੀਜਿ—ਬੀਜ ਕੇ । ਆਪੇ—ਆਪ ਹੀ । ਖਾਇ—ਕਸਮਾਂ ਖਾਏ, ਸਹੁੰਆਂ ਚੁੱਕੇ । ਵਡਿਆਈਆ—ਗੁਣ । ਤੇਹੈ ਰਾਹਿ—ਉਹੋ ਜਿਹੇ ਰਾਹ ਤੇ । ਜਾਇ—ਜਾਂਦਾ ਹੈ । ਸੁਰਤਿ—ਭਾਵਨਾ, ਮਨ ਦੀ ਵਾਸਨਾ । ੩।

ਕੂੜੀਆ—ਝੂਠੀਆਂ ਗੱਲਾਂ । ਕੂੜੁ—ਝੂਠ । ਕਬਾੜੁ—ਕੂੜਾ ਕਰਕਟ, ਟੁੱਟਾ-ਭੱਜਾ ਮਾਲ, ਵਿਅਰਥ ਕੰਮ । ਭਾਵੈ ਆਖਉ—ਬੇਸ਼ੱਕ ਪਿਆ ਆਖੇ । ਤੁਧੁ ਭਾਵੈ—ਹੇ ਪ੍ਰਭੂ ! ਤੈਨੂੰ ਪਸੰਦ ਆ ਜਾਏ । ਅਧੀ—{ਧੀ-ਅਕਲ} ਅਕਲ-ਹੀਨ ਮਨੁੱਖ, ਸਿੱਧੜ । ਜਾਣੁ—ਜਾਨਣਹਾਰ ਪ੍ਰਭੂ । ਸੁਜਾਣੁ—ਸਿਆਣਾ । ੪।

**ਅਰਥ** :—ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ । ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖੁਸ਼ਾਮਦਾਂ ਜਾਂ ਬਦ-ਖੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ । ੧।

ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ ! (ਧਿਆਨ ਨਾਲ) ਸੁਣ । ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ । ੧। ਰਹਾਉ।

ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌੜਾਂ ਹੀ ਹੈ । ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ । ੨।

ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ । ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ । ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ । ੩।

(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ ।

ਹੇ ਨਾਨਕ ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ । ੪। ੩। ੬।

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ



॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ {ਪੰਨਾ ੬੬੨}

**ਪਦ ਅਰਥ :**—ਕਾਇਆ—ਸਰੀਰ । ਕਾਗਦੁ—ਕਾਗਜ਼ । ਪਰਵਾਣਾ—ਪਰਵਾਨਾ, ਲਿਖਿਆ ਹੋਇਆ ਹੁਕਮ । ਇਆਣਾ—ਅੰਵਾਣਾ ਜੀਵ । ਦਰਗਹ—ਦਰਗਾਹੀ ਨਿਯਮ ਅਨੁਸਾਰ । ਘੜੀਅਹਿ—ਘੜੇ ਜਾਂਦੇ ਹਨ, ਉੱਕਰੇ ਜਾਂਦੇ ਹਨ । ਤੀਨੇ ਲੇਖ—(ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ-ਰੂਪ ਲੇਖ । ਕਾਮਿ—ਕੰਮ ਵਿਚ । ਖੋਟਾ—ਖੋਟਾ ਸੰਸਕਾਰ । ਕਾਮਿ ਨ ਆਵੈ—ਲਾਭਦਾਇਕ ਨਹੀਂ ਹੁੰਦਾ । ੧।

ਨਾਨਕ—ਹੇ ਨਾਨਕ ! ਵਿਚਿ—ਆਤਮਕ ਜੀਵਨ ਵਿਚ । ਰੁਪਾ—ਚਾਂਦੀ, ਸੁੱਧ ਧਾਤ, ਪਵਿਤ੍ਰਤਾ । ਸਭੁ ਕੋਇ—ਹਰੇਕ ਜੀਵ । ੧। ਰਹਾਉ।

ਕਾਦੀ—ਕਾਜੀ {ਨੋਟ :—ਅਰਬੀ ਲਫਜ਼ ‘ਕਾਜੀ’ ਦੇ ਦੋ ਉਚਾਰਨ ਹਨ—ਕਾਜੀ ਅਤੇ ਕਾਦੀ} । ਕੂੜੁ—ਝੂਠ । ਮਲੁ—ਮੈਲ, ਹਰਾਮ ਦਾ ਮਾਲ । ਨਾਵੈ—ਨ੍ਹਾਉਂਦਾ ਹੈ, ਤੀਰਥ-ਇਸ਼ਨਾਨ ਕਰਦਾ ਹੈ । ਜੀਆ ਘਾਇ—ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸੂਦਰ-ਬਹਾਨੇ ਪੈਰਾਂ ਹੇਠ ਲਤਾੜ ਕੇ । ਜੁਗਤਿ—ਜੀਵਨ ਦੀ ਜਾਚ । ਅੰਧੁ—ਅੰਨ੍ਹਾ । ਬੰਧੁ—ਬੰਨਾ । ਓਜਾੜੇ ਕਾ ਬੰਧੁ—ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ । ੨।

ਗੁਰ ਪਰਸਾਦੀ—ਗੁਰੂ ਦੀ ਕਿਰਪਾ ਨਾਲ । ਉਲਟੀ ਕਰੈ—ਸੁਰਤਿ ਨੂੰ ਹਰਾਮ ਦੇ ਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ । ਜੀਵਤੁ ਮਰੈ—ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖਾਹਸ਼ਾਂ ਵਲੋਂ ਹਟਦਾ ਹੈ । ਬ੍ਰਹਮੁ—ਪਰਮਾਤਮਾ । ੩।

ਦਾਨਸ—ਅਕਲ, ਦਾਨਸ਼ । ਦਾਨਸਬੰਦੁ—ਦਾਨਸ਼ਮੰਦ, ਅਕਲਮੰਦ । ਦਿਲਿ—ਦਿਲ ਵਿਚ (ਟਿਕੀ ਹੋਈ ਬੁਰਾਈ) । ਮਲੁ—ਵਿਕਾਰਾਂ ਦੀ ਮੈਲ । ਖੋਵੈ—ਨਾਸ ਕਰਦਾ ਹੈ । ਪੜਿਆ—ਵਿਦਵਾਨ । ਬੂਝੈ—ਸਮਝਦਾ ਹੈ । ਜਿਸੁ ਸਿਰਿ—ਜਿਸ ਦੇ ਸਿਰ ਉਤੇ, ਜਿਸ ਦੇ ਮੱਥੇ ਉਤੇ । ਨੀਸਾਣੁ—ਨਿਸ਼ਾਨ, ਟਿੱਕਾ । ੪।

**ਅਰਥ :**—ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ । ੧।

ਹੇ ਨਾਨਕ ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) । ੧। ਰਹਾਉ।

ਕਾਜੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਵ ਹੀ ਸੁੰਵ ਹੈ । ੨।

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩।

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪।

### ਧਨਾਸਰੀ ਮਹਲਾ ੧ ਘਰੁ ੩

ੴ ਸਤਿਗੁਰ ਪ੍ਰਸਾਦਿ ॥ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਰਾਮਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਖੜੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥ {ਪੰਨਾ ੬੬੨}

**ਪਦ ਅਰਥ** :—ਕਾਲੁ—ਸਮਾ, ਮਨੁੱਖਾ ਜਨਮ ਦਾ ਸਮਾ । ਜੋਗੁ—ਮਿਲਾਪ, ਪਰਮਾਤਮਾ ਦਾ ਮਿਲਾਪ । ਸਤ—ਉੱਚਾ ਆਚਰਨ । ਢਬੁ—ਤਰੀਕਾ । ਥਾਨਸਟ—ਸ੍ਰੇਸ਼ਟ ਥਾਂ, ਪਵਿਤ੍ਰ ਹਿਰਦੇ । ਜਗ—ਜਗਤ ਦੇ । ਭਰਿਸਟ—ਗੰਦੇ । ਇਵ—ਇਸ ਤਰ੍ਹਾਂ, ਇਹਨਾਂ ਵਿਖਾਵੇ ਦੀਆਂ ਸਮਾਧੀਆਂ ਨਾਲ ।੧।

ਕਲ ਮਹਿ—ਸੰਸਾਰ ਵਿਚ {ਨੋਟ :—ਗੁਰਮਤਿ ਅਨੁਸਾਰ ਕਿਸੇ ਖਾਸ ਜੁਗ ਨੂੰ ਕੋਈ ਪ੍ਰਭਤਾ ਵਡਿਆਈ ਨਹੀਂ ਹੈ} । ਸਾਰੁ—ਸ੍ਰੇਸ਼ਟ । ਤ—ਤਾਂ । ਮੀਟਹਿ—ਮੀਟਦੇ ਹਨ । ਕਉ—ਵਾਸਤੇ ।੧। ਰਹਾਉ ।

ਆਂਟ—ਅੰਗੂਠਾ ਤੇ ਨਾਲ ਦੀਆਂ ਦੋ ਉਂਗਲਾਂ । ਸੇਤੀ—ਨਾਲ । ਤਿਨਿ—ਤਿੰਨ । ਲੋਅ—ਲੋਕ । ਮਗਰ—ਪਿੱਠ । ਪਦਮੁ—ਪਦਮ ਆਸਨ (ਚੌਕੜੀ ਮਾਰ ਕੇ ਖੱਬਾ ਪੈਰ ਸੱਜੇ ਪੱਟ ਉੱਤੇ ਅਤੇ ਸੱਜਾ ਪੈਰ ਖੱਬੇ ਪੱਟ ਉੱਤੇ ਰੱਖ ਕੇ ਬੈਠਣਾ) । ਅਲੋਅ—{ਅ-ਲੋਅ} ਜੋ ਕਦੇ ਵੇਖਿਆ ਨ ਹੋਵੇ, ਅਚਰਜ ।੨।

ਭਾਖਿਆ—ਬੋਲੀ । ਮਲੇਛ ਭਾਖਿਆ—ਉਹਨਾਂ ਦੀ ਬੋਲੀ ਜਿਨ੍ਹਾਂ ਨੂੰ ਇਹ ਆਪ ਮਲੇਛ ਆਖਦੇ ਹਨ । ਗਹੀ—ਗ੍ਰਹਣ ਕੀਤੀ । ਇਕ ਵਰਨ—ਇਕੋ ਵਰਨ ਦੀ, ਇਕੋ ਕਿਸਮ ਦੀ, ਅਧਰਮੀ ਹੀ ਅਧਰਮੀ । ਗਤਿ—ਮਰਯਾਦਾ ।੩।

ਅਸਟ—ਅੱਠ । ਅਸਟ ਸਾਜ—ਅਸ਼ਟਾਧਿਆਈ ਆਦਿਕ ਵਿਆਕਰਨਿਕ ਗ੍ਰੰਥ । ਸਾਜਿ—ਰਚ ਕੇ । ਸੋਧਹਿ—ਵਿਚਾਰਦੇ ਹਨ । ਮੁਕਤਿ—ਵਿਕਾਰਾਂ ਤੋਂ ਆਜ਼ਾਦੀ ।੪।

**ਅਰਥ** :—ਜਗਤ ਵਿਚ ਪਰਮਾਤਮਾ ਦਾ ਨਾਮ (ਸਿਮਰਨਾ ਹੋਰ ਸਾਰੇ ਕੰਮਾਂ ਨਾਲੋਂ) ਸ੍ਰੇਸ਼ਟ ਹੈ । (ਜੇਹੜੇ ਇਹ ਲੋਕ) ਅੱਖਾਂ ਤਾਂ ਮੀਟਦੇ ਹਨ, ਨੱਕ ਭੀ ਫੜਦੇ ਹਨ (ਇਹ) ਜਗਤ ਨੂੰ ਠੱਗਣ ਵਾਸਤੇ (ਕਰਦੇ ਹਨ, ਇਹ ਭਗਤੀ ਨਹੀਂ, ਇਹ ਸ੍ਰੇਸ਼ਟ ਧਾਰਮਿਕ ਕੰਮ ਨਹੀਂ) ।੧।

ਇਹ (ਮਨੁੱਖਾ ਜਨਮ ਦਾ) ਸਮਾ (ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇ) ਨਹੀਂ ਹੈ, (ਇਹਨਾਂ ਢਬਾਂ ਨਾਲ) ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾਹ ਹੀ ਉੱਚੇ ਆਚਰਨ ਦਾ ਤਰੀਕਾ ਹੈ । (ਇਹਨਾਂ ਤਰੀਕਿਆਂ ਦੀ ਰਾਹੀਂ) ਜਗਤ ਦੇ (ਅਨੇਕਾਂ) ਪਵਿਤ੍ਰ ਹਿਰਦੇ (ਭੀ) ਗੰਦੇ ਹੋ ਜਾਂਦੇ ਹਨ, ਇਸ ਤਰ੍ਹਾਂ ਜਗਤ (ਵਿਕਾਰਾਂ ਵਿਚ) ਡੁੱਬਣ ਲੱਗ ਪੈਂਦਾ ਹੈ ।੧।

ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ, ਪਰ ਆਪਣੀ ਹੀ ਪਿੱਠ ਪਿਛੇ ਪਈ ਕੋਈ ਚੀਜ਼ ਨਹੀਂ ਦਿੱਸਦੀ । ਇਹ ਅਸਚਰਜ ਪਦਮ ਆਸਨ ਹੈ । ੨।

(ਆਪਣੇ ਆਪ ਨੂੰ ਹਿੰਦੂ ਧਰਮ ਦੇ ਰਾਖੇ ਸਮਝਣ ਵਾਲੇ) ਖੜੀਆਂ ਨੇ (ਆਪਣਾ ਇਹ) ਧਰਮ ਛੱਡ ਦਿੱਤਾ ਹੈ, ਜਿਨ੍ਹਾਂ ਨੂੰ ਇਹ ਮੂੰਹੋਂ ਮਲੇਛ ਕਹਿ ਰਹੇ ਹਨ (ਰੋਜ਼ੀ ਦੀ ਖਾਤਰ) ਉਹਨਾਂ ਦੀ ਬੋਲੀ ਗ੍ਰਹਣ ਕਰ ਚੁਕੇ ਹਨ, (ਇਹਨਾਂ ਦੇ) ਧਰਮ ਦੀ ਮਰਯਾਦਾ ਮੁੱਕ ਚੁੱਕੀ ਹੈ, ਸਾਰੀ ਸ੍ਰਿਸ਼ਟੀ ਇਕੋ ਵਰਨ ਦੀ ਹੋ ਗਈ ਹੈ (ਇਕੋ ਅਧਰਮ ਹੀ ਅਧਰਮ ਪ੍ਰਧਾਨ ਹੋ ਗਿਆ ਹੈ) । ੩।

(ਬ੍ਰਾਹਮਣ ਲੋਕ) ਅਸ਼ਟਾਧਿਆਈ ਆਦਿਕ ਗ੍ਰੰਥ ਰਚ ਕੇ (ਉਹਨਾਂ ਅਨੁਸਾਰ) ਪੁਰਾਣਾਂ ਨੂੰ ਵਿਚਾਰਦੇ ਹਨ ਤੇ ਵੇਦਾਂ ਦਾ ਅਭਿਆਸ ਕਰਦੇ ਹਨ (ਬੱਸ ! ਇਤਨੇ ਨੂੰ ਸ਼੍ਰੇਸ਼ਟ ਧਰਮ ਕਰਮ ਮੰਨੀ ਬੈਠੇ ਹਨ) । ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ (ਵਿਕਾਰਾਂ ਤੋਂ) ਖਲਾਸੀ ਨਹੀਂ ਹੋ ਸਕਦੀ (ਇਸ ਵਾਸਤੇ ਸਿਮਰਨ ਹੀ ਸਭ ਤੋਂ ਸ਼੍ਰੇਸ਼ਟ ਧਰਮ-ਕਰਮ ਹੈ) । ੪। ੧। ੬। ੮।

ਨੋਟ :—ਅਖੀਰਲੇ ਅੰਕਾਂ ਨੂੰ ਗੁਰੂ ਨਾਲ ਵੇਖੋ । ਅੰਕ ੪ ਦੱਸਦਾ ਹੈ ਕਿ ਸ਼ਬਦ ਦੇ ੪ ਬੰਦ ਹਨ । ਅਗਲਾ ਅੰਕ ੧ ਦੱਸਦਾ ਹੈ ਕਿ “ਘਰੁ ੩” ਦਾ ਇਹ ਪਹਿਲਾ ਸ਼ਬਦ ਹੈ । “ਘਰੁ ੨” ਦੇ ੫ ਸ਼ਬਦ ਹਨ । ‘ਘਰੁ ੩’ ਦਾ ੧ ਸ਼ਬਦ ਹੈ । ਅੰਕ ੬ ਦੱਸਦਾ ਹੈ ਕਿ ‘ਘਰੁ ੨’ ਅਤੇ ‘ਘਰੁ ੩’ ਦੇ ਸ਼ਬਦਾਂ ਦਾ ਜੋੜ ੬ ਹੈ । ਧਨਾਸਰੀ ਰਾਗ ਵਿਚ ਗੁਰੂ ਨਾਨਕ ਜੀ ਦੇ ਹੁਣ ਤਕ ੮ ਸ਼ਬਦ ਆ ਚੁਕੇ ਹਨ ।

#### ਧਨਾਸਰੀ ਮਹਲਾ ੧ ਆਰਤੀ

੧੬ ਸਤਿਗੁਰ ਪ੍ਰਸਾਦਿ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੁਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਗੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੨॥੯॥ {ਪੰਨਾ ੬੬੩}

ਨੋਟ :—ਆਰਤੀ—{ਆਰਠਿ:, ਆਰਠਿਕਾ} ਦੇਵਤੇ ਦੀ ਮੂਰਤੀ ਜਾਂ ਕਿਸੇ ਪੂਜਯ ਅੱਗੇ ਦੀਵੇ ਘੁਮਾ ਕੇ ਪੂਜਨ ਕਰਨਾ । ਹਿੰਦੂ ਮਤ ਅਨੁਸਾਰ ਚਾਰ ਵਾਰੀ ਚਰਨਾਂ ਅੱਗੇ, ਦੋ ਵਾਰੀ ਨਾਭੀ ਤੇ, ਇਕ ਵਾਰੀ ਮੂੰਹ ਉਤੇ ਅਤੇ ਸੱਤ ਵਾਰੀ ਸਾਰੇ ਸਰੀਰ ਉਤੇ ਦੀਵੇ ਘੁਮਾਣੇ ਚਾਹੀਦੇ ਹਨ । ਦੀਵੇ ਇਕ ਤੋਂ ਲੈ ਕੇ ਸੌ ਤਕ ਹੁੰਦੇ ਹਨ । ਗੁਰੂ ਨਾਨਕ ਦੇਵ ਜੀ ਨੇ ਇਸ ਆਰਤੀ ਦਾ ਨਿਖੇਧ ਕਰ ਕੇ ਕਰਤਾਰ ਦੀ ਕੁਦਰਤੀ ਆਰਤੀ ਆਰਤੀ ਦੀ ਵਡਿਆਈ ਕੀਤੀ ਹੈ ।

ਪਦ ਅਰਥ :—ਗਗਨ—ਆਕਾਸ਼ । ਗਗਨ ਮੈ—ਗਗਨ ਮਯ, ਆਕਾਸ਼-ਰੂਪ, ਸਾਰਾ ਆਕਾਸ਼ । ਰਵਿ—ਸੂਰਜ । ਦੀਪਕ—ਦੀਵੇ । ਜਨਕ—ਜਾਣੋ, ਮਾਨੋ, ਜਿਵੇਂ । ਮਲਆਨਲੋ—{ਮਲਯ—ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ—ਹਵਾ) । ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰ ਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ । ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ । ਬਨਰਾਇ—ਬਨਸਪਤੀ । ਫੁਲੰਤ—ਫੁੱਲ ਦੇ ਰਹੀ ਹੈ । ਜੋਤੀ—ਜੋਤਿ-ਰੂਪ ਪ੍ਰਭੂ । ੧।

ਭਵਖੰਡਨਾ—ਹੇ ਜਨਮ ਮਰਨ ਕੱਟਣ ਵਾਲੇ ! ਅਨਹਤਾ—{ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ । ਸਬਦ—ਆਵਾਜ਼, ਜੀਵਨ-ਰੌ । ਭੇਰੀ—ਡੱਫ, ਨਗਾਰਾ । ੧। ਰਹਾਉ।

ਸਹਸ—ਹਜ਼ਾਰਾਂ । ਤਵ—ਤੇਰੇ । ਨਨ—ਕੋਈ ਨਹੀਂ । ਤੋਹਿ ਕਉ—ਤੇਰੇ ਵਾਸਤੇ, ਤੇਰੇ, ਤੈਨੂੰ । ਮੂਰਤਿ—ਸ਼ਕਲ । ਨਨਾ—ਕੋਈ ਨਹੀਂ । ਤੋਹੀ—ਤੇਰੀ । ਪਦ—ਪੈਰ । ਬਿਮਲ—ਸਾਫ਼ । ਗੰਧ—ਨੱਕ । ਇਵ—ਇਸ ਤਰ੍ਹਾਂ । ਚਲਤ—ਕੌਤਕ, ਅਚਰਜ ਖੇਡ । ੨ ।

ਜੋਤਿ—ਚਾਣਨ, ਪ੍ਰਕਾਸ਼ । ਸੋਇ—ਉਹ ਪ੍ਰਭੂ । ਤਿਸ ਕੈ ਚਾਨਣਿ—ਉਸ ਪ੍ਰਭੂ ਦੇ ਚਾਨਣ ਨਾਲ । ਸਾਖੀ—ਸਿੱਖਿਆ ਨਾਲ । ੩ ।

ਮਕਰੰਦ—ਫੁੱਲਾਂ ਦੀ ਵਿਚਲੀ ਧੂੜ {Pollen dust}, ਫੁੱਲਾਂ ਦਾ ਰਸ । ਮਨੋ—ਮਨ । ਅਨਦਿਨੋ—ਹਰ ਰੋਜ਼ । ਮੋਹਿ—ਮੈਨੂੰ । ਆਹੀ—ਹੈ, ਰਹਿੰਦੀ ਹੈ । ਸਾਰਿੰਗ—ਪਪੀਹਾ । ਜਾ ਤੇ—ਜਿਸ ਨਾਲ । ਤੇਰੈ ਨਾਮਿ—ਤੇਰੇ ਨਾਮ ਵਿਚ । ੪ ।

**ਅਰਥ :**—ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ । ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ । ੧ ।

ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ ! (ਕੁਦਰਤ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੋ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ । ੧ । ਰਹਾਉ ।

(ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ ! ) ਤੇਰੀਆਂ ਕੋਈ ਅੱਖਾਂ ਨਹੀਂ । ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ । ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ । ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ । ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ । ੨ ।

ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ । ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ । ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) । ੩ ।

ਹੇ ਹਰੀ ! ਤੇਰੇ ਚਰਨ-ਰੂਪ ਕੋਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ । ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ । ੪ । ੧ । ੨ । ੯ ।

ਨੋਟ :—ਅੰਕ ੧—‘ਆਰਤੀ’ ਦਾ ਉਚੇਚਾ ਇਕ ਸ਼ਬਦ ।

ਅੰਕ ੨—‘ਘਰੁ ੨’ ‘ਘਰੁ ੩’ ਦੇ ੨ ਸ਼ਬਦ ।

ਅੰਕ ੯—ਧਨਾਸਰੀ ਵਿਚ ਗੁਰੂ ਨਾਨਕ ਦੇਵ ਜੀ ਦੇ ਕੁੱਲ ਸ਼ਬਦ ੯ ।

### ਧਨਾਸਰੀ ਮਹਲਾ ੩ ਘਰੁ ੨ ਚਉਪਦੇ

੧੯ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੈ ਗੁਰ ਕੈ ਸਹਜਿ ਸੁਭਾਇ ॥ ਪੂਰੈ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ

ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ  
ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ  
ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ ੬੬੩}

**ਪਦ ਅਰਥ :**—ਅਖੁਟ—ਕਦੇ ਨਾਹ ਮੁੱਕਣ ਵਾਲਾ । ਨ ਨਿਖੁਟੈ—ਮੁੱਕਦਾ ਨਹੀਂ । ਨ ਜਾਇ—ਨਾਹ ਨਾਸ ਹੁੰਦਾ ਹੈ ।  
ਸਤਿਗੁਰਿ—ਗੁਰੂ ਨੇ । ਕਉ—ਨੂੰ, ਤੋਂ । ਸਦ—ਸਦਾ । ਬਲਿ ਜਾਈ—ਬਲਿ ਜਾਈਂ, ਸਦਕੇ ਜਾਂਦਾ ਹਾਂ । ਤੇ—ਨਾਲ,  
ਤੋਂ । ਮੰਨਿ—ਮਨਿ, ਮਨ ਵਿਚ । ਵਸਾਈ—ਵਸਾਈਂ, ਮੈਂ ਵਸਾਂਦਾ ਹਾਂ । ੧।

ਸੇ—ਉਹ {ਬਹੁ-ਵਚਨ} । ਨਾਮਿ—ਨਾਮ ਵਿਚ । ਲਿਵ—ਲਗਨ । ਲਾਇ—ਲਾ ਕੇ । ਗੁਰਿ—ਗੁਰੂ ਨੇ ।  
ਪਰਗਾਸਿਆ—ਵਿਖਾ ਦਿੱਤਾ । ਕਿਰਪਾ ਤੇ—ਕਿਰਪਾ ਨਾਲ । ਮਨਿ—ਮਨ ਵਿਚ । ਰਹਾਉ ।

ਕਾਟਿ—ਕੱਟ ਕੇ, ਦੂਰ ਕਰ ਕੇ । ਰਿਦੈ—ਹਿਰਦੇ ਵਿਚ । ਸਮਾਇ—ਟਿਕਾ ਦੇਂਦਾ ਹੈ । ਗੁਰ ਕੈ—ਗੁਰੂ ਦੀ ਰਾਹੀਂ ।  
ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਸਾਚੀ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ  
ਵਾਲੀ । ਸੁਖ—ਆਤਮਕ ਆਨੰਦ {ਬਹੁ-ਵਚਨ} । ਮਨ ਅੰਤਰਿ—ਮਨ ਵਿਚ । ੨।

ਅਚਰਜੁ—ਹੈਰਾਨ ਕਰਨ ਵਾਲਾ ਤਮਾਸ਼ਾ । ਜਨ—ਹੇ ਜਨੋ ! ਭਾਈ—ਹੇ ਭਾਈ ! ਦੁਬਿਧਾ—ਮਨ ਦੀ ਡਾਂਵਾਂ-ਡੋਲ  
ਹਾਲਤ, ਮੇਰ-ਤੇਰ । ਮੰਨਿ—ਮਨਿ, ਮਨ ਵਿਚ । ਅਮੋਲਕੁ—ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ ।  
ਪਰਸਾਦਿ—ਕਿਰਪਾ ਨਾਲ । ਆਇ—ਆ ਕੇ । ੩।

ਸਭ ਮਹਿ—ਸਭ ਜੀਵਾਂ ਵਿਚ । ਸੋਇ—ਉਹੀ । ਗੁਰਮਤਿ—ਗੁਰੂ ਦੀ ਮਤਿ ਉਤੇ ਤੁਰਿਆਂ । ਘਟਿ—ਹਿਰਦੇ ਵਿਚ ।  
ਸਹਜੇ—ਸਹਜਿ, ਆਤਮਕ ਅਡੋਲਤਾ ਵਿਚ । ਜਿਨਿ—ਜਿਸ (ਮਨੁੱਖ) ਨੇ । ਜਾਣਿ—ਸਾਂਝ ਪਾ ਕੇ । ਮਾਨਿਆ—  
ਪਤੀਜ ਜਾਂਦਾ ਹੈ । ੪।

**ਅਰਥ :**—(ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ  
ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ । ਹੇ ਭਾਈ !  
ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ । ਰਹਾਉ ।

ਹੇ ਭਾਈ ! ਇਹ ਨਾਮ-ਖਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ  
ਹੈ । (ਇਸ ਧਨ ਦੀ ਇਹ ਸਿਫਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ । (ਹੇ ਭਾਈ ! ) ਮੈਂ ਆਪਣੇ ਗੁਰੂ ਤੋਂ ਸਦਾ  
ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ । ੧।

(ਹੇ ਭਾਈ ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫਤਿ-ਸਾਲਾਹ (ਉਸ ਦੇ) ਹਿਰਦੇ  
ਵਿਚ ਵਸਾ ਦੇਂਦਾ ਹੈ । (ਹੇ ਭਾਈ ! ) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲੀ  
ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ । (ਇਸ ਬਾਣੀ ਦੀ ਬਰਕਤਿ ਨਾਲ) ਆਤਮਕ  
ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ । ੨।

ਹੇ ਭਾਈ ਜਨੋ ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ  
(ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ । ਹੇ ਭਾਈ ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ  
ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ । (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ । ੩।

(ਹੇ ਭਾਈ ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ)  
ਹਿਰਦੇ ਵਿਚ ਪਰਗਟ ਹੁੰਦਾ ਹੈ । ਹੇ ਨਾਨਕ ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ

ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ।੪।

ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲੁ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ {ਪੰਨਾ ੬੬੪}

**ਪਦ ਅਰਥ :**—ਨਿਰਮਲੁ—ਪਵਿਤ੍ਰ । ਅਪਾਰਾ—ਬੇਅੰਤ, ਕਦੇ ਨਾਹ ਮੁੱਕਣ ਵਾਲਾ । ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਭੰਡਾਰਾ—ਖਜ਼ਾਨੇ । ਬਿਖੁ—ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ) । ਜਾਣੁ—ਸਮਝ । ਮੋਹਿ—ਮੋਹ ਵਿਚ । ਅਭਿਮਾਨੁ—ਅਹੰਕਾਰ ।੧।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਕੋਇ—ਜੇਹੜਾ ਕੋਈ । ਭਾਗਿ—ਕਿਸਮਤ ਨਾਲ । ਰਹਾਉ ।

ਦੀਪਕੁ—ਦੀਵਾ । ਵਰਤੈ—ਕੰਮ ਕਰਦਾ ਹੈ, ਚਾਨਣ ਦੇਂਦਾ ਹੈ । ਤਿਹੁ ਲੋਇ—ਤਿੰਨਾਂ ਲੋਕਾਂ ਵਿਚ । ਨਾਮਿ—ਨਾਮ ਦੀ ਰਾਹੀਂ । ਮਲੁ—ਮੈਲ । ਧੋਇ—ਧੋ ਲੈਂਦਾ ਹੈ । ਸਾਚੀ—ਸਦਾ ਕਾਇਮ ਰਹਿਣ ਵਾਲੀ ।੨।

ਜਿਨਿ—ਜਿਸ (ਮਨੁੱਖ) ਨੇ । ਹਰਿ ਜਨੁ—ਹਰੀ ਦਾ ਸੇਵਕ । ਹਰਖੁ—ਖੁਸ਼ੀ । ਸੋਗੁ—ਗ਼ਮ । ਮੁਕਤੁ—(ਦੁੱਖਾਂ ਵਿਕਾਰਾਂ ਤੋਂ) ਆਜ਼ਾਦ । ਅਵਰਾ—ਹੋਰਨਾਂ ਨੂੰ । ਤੇ—ਤੋਂ, ਪਾਸੋਂ ।੩।

ਸਭ—ਸਾਰੀ ਲੁਕਾਈ । ਮੁਈ—ਆਤਮਕ ਮੌਤੇ ਮਰ ਗਈ । ਬਿਲਲਾਇ—ਵਿਲਕ ਕੇ, ਦੁੱਖੀ ਹੋ ਕੇ । ਅਨਦਿਨੁ—ਹਰ ਰੋਜ਼, ਹਰ ਵੇਲੇ । ਦਾਝਹਿ—ਸਾੜਦੇ ਹਨ । ਸਾਤਿ—ਸ਼ਾਂਤੀ । ਨ ਪਾਇ—ਨਹੀਂ ਪ੍ਰਾਪਤ ਕਰਦਾ । ਸਭ—ਸਾਰੀ । ਨਾਮਿ—ਨਾਮ ਵਿਚ (ਜੁੜ ਕੇ) ।੪।

**ਅਰਥ :**—ਹੇ ਭਾਈ ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ । (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ । ਰਹਾਉ ।

ਹੇ ਭਾਈ ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ । ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖਜ਼ਾਨੇ ਭਰ ਜਾਂਦੇ ਹਨ । ਹੇ ਭਾਈ ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ ।੧।

ਹੇ ਭਾਈ ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿੱਤ੍ਰ ਜੀਵਨ ਵਾਲਾ ਹੋ ਜਾਂਦਾ ਹੈ । (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿੱਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ । ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।੨।

ਹੇ ਭਾਈ ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ । ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ । ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ)



ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ । ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ ।੩।

ਹੇ ਭਾਈ ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ । (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ । (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ । ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ । ਹੇ ਨਾਨਕ ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ ।੪।੨।

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਂਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ {ਪੰਨਾ ੬੬੪}

**ਪਦ ਅਰਥ** :—ਸਦਾ ਧਨੁ—ਸਦਾ ਸਾਥ ਨਿਬਾਹੁਣ ਵਾਲਾ ਧਨ । ਅੰਤਰਿ—ਅੰਦਰ । ਸਮਾਲੇ—ਸਮਾਲਿ, ਸਾਂਭ ਕੇ ਰੱਖ । ਜਿਨਹਿ—ਜਿਸ ਨੇ ਹੀ {ਲਫਜ਼ ‘ਜਿਨਿ’ ਦੀ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} । ਮੁਕਤਿ ਪਦਾਰਥੁ—ਵਿਕਾਰਾਂ ਤੋਂ ਖਲਾਸੀ ਦੇਣ ਵਾਲੀ ਕੀਮਤੀ ਚੀਜ਼ । ਪਾਏ—ਪ੍ਰਾਪਤ ਹੁੰਦੀ ਹੈ । ਲਾਏ—ਲਾਇ, ਲਾ ਕੇ ।੧।

ਤੇ—ਤੋਂ । ਪ੍ਰਗਾਸੁ—ਚਾਨਣ, ਸੂਝ । ਰਹਾਉ।

ਹਰਿ ਪਿਰ ਰੰਗੁ—ਪ੍ਰਭੂ-ਪਤੀ ਦਾ ਪ੍ਰੇਮ-ਰੰਗ । ਧਨੁ—(ਉਸ ਜੀਵ-) ਇਸਤ੍ਰੀ (ਨੂੰ) । ਸੀਗਾਰੁ—ਗਹਣਾ । ਮੂਲਹੁ—ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ । ਰਾਵੇ—ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ ।੨।

ਤੇ—ਤੋਂ । ਸਹਜ ਸੁਖੁ—ਆਤਮਕ ਅਡੋਲਤਾ ਦਾ ਆਨੰਦ । ਸਾਚੀ—ਸਦਾ ਕਾਇਮ ਰਹਿਣ ਵਾਲੀ । ਨਾਮਿ—ਨਾਮ ਵਿਚ । ਸਬਦਿ—ਸ਼ਬਦ ਵਿਚ । ਨਾਮਿ—ਨਾਮ ਦੀ ਰਾਹੀਂ ।੩।

ਆਪੇ—ਆਪ ਹੀ । ਜੁਗਿ ਜੁਗਿ—ਹਰੇਕ ਜੁਗ ਵਿਚ । ਮੇਲਾਵਾ—ਮਿਲਾਪ । ਮੰਨਿ—ਮਨਿ, ਮਨ ਵਿਚ । ਤੇ—ਦੀ ਰਾਹੀਂ । ਸਾਚਿ—ਸਦਾ-ਬਿਰ ਹਰਿ-ਨਾਮ ਵਿਚ । ਪ੍ਰਭਿ—ਪ੍ਰਭੂ ਨੇ ।੪।

**ਅਰਥ** :—ਹੇ ਭਾਈ ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ । ਰਹਾਉ।

ਹੇ ਭਾਈ ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ ! ਵਿਕਾਰਾਂ ਤੋਂ ਖਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧।

ਹੇ ਭਾਈ ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ

ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ । ੨।

ਹੇ ਭਾਈ ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ । ੩।

ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ । ੪। ੩।

ਧਨਾਸਰੀ ਮਹਲਾ ੩ ਤੀਜਾ ॥ ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਉਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥੨॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਉਤਮ ਬਾਣੀ ਸਬਦੁ ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥ {ਪੰਨਾ ੬੬੪}

ਨੋਟ :—ਲਫਜ਼ 'ਮਹਲਾ' ਦੇ ਨਾਲ ਵਰਤੇ ਅੰਕ ੧, ੨, ੩, ੪, ੫, ੯ ਨੂੰ ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ ਅਤੇ ਨਾਵਾਂ ਪੜ੍ਹਨਾ ਹੈ ।

ਪਦ ਅਰਥ :—ਮੈਲੋ—ਮੈਲਾ ਹੀ, ਹੋਰ ਹੋਰ ਮੈਲਾ । ਹੋਇ ਜਾਇ—ਹੁੰਦਾ ਜਾਂਦਾ ਹੈ । ਆਵੈ ਜਾਇ—ਜੰਮਦਾ ਹੈ ਮਰਦਾ ਹੈ । ਦੂਜੈ—ਪਰਮਾਤਮਾ ਤੋਂ ਬਿਨਾ ਹੋਰ ਵਿਚ, ਮਾਇਆ ਦੇ ਮੋਹ ਵਿਚ । ਲੋਭਾਇ—ਲੋਭ ਕਰ ਕੇ, ਫਸ ਕੇ । ਦੂਜੈ ਭਾਇ—ਮਾਇਆ ਦੇ ਮੋਹ ਵਿਚ । ਪਰਜ—ਪਰਜਾ, ਲੁਕਾਈ । ਵਿਗੋਈ—ਖੁਆਰ ਹੋ ਰਹੀ ਹੈ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ । ੧।

ਤੇ—ਤੋਂ, ਦੀ ਰਾਹੀਂ । ਜਨੁ—ਸੇਵਕ । ਪਤਿ—ਇੱਜ਼ਤ । ਰਹਾਉ ।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ । ਉਬਰੇ—ਬਚ ਗਏ । ਨਾਮਿ—ਨਾਮ ਵਿਚ । ਰਾਤੇ—ਮਗਨ । ਦ੍ਰਿੜਾਈ—ਹਿਰਦੇ ਵਿਚ ਪੱਕੀ ਟਿਕਾ ਲਈ । ਸਾਚੀ—ਸਦਾ-ਥਿਰ ਪ੍ਰਭੂ ਵਿਚ । ਸਹਜਿ—ਆਤਮਕ ਅਡੋਲਤਾ ਵਿਚ । ੨।

ਗਾਹਕੁ—ਮਿਲਣ ਦਾ ਚਾਹਵਾਨ । ਜਾਣੁ—ਸਮਝੋ । ਸਬਦਿ—ਸ਼ਬਦ ਦੀ ਰਾਹੀਂ । ਆਪੁ—ਆਪਣੇ ਆਤਮਕ ਜੀਵਨ ਨੂੰ । ਪਛਾਣੁ—ਪਛਾਣੂ, ਪਛਾਣਨ ਵਾਲਾ । ਰਾਸਿ—ਸਰਮਾਇਆ । ਧੰਨੁ—ਭਾਗਾਂ ਵਾਲਾ । ਜਿਸੁ ਪਿਆਰੁ—ਜਿਸ ਦਾ ਪਿਆਰ । ੩।

ਤਿਨਿ ਪ੍ਰਭਿ—ਉਸ ਪ੍ਰਭੂ ਨੇ । ਸਾਚੈ—ਸਦਾ ਕਾਇਮ ਰਹਿਣ ਵਾਲੇ ਨੇ । ਇਕਿ—{ਲਫਜ਼ 'ਇਕ' ਤੋਂ ਬਹੁ-ਵਚਨ} ਕਈਆਂ ਨੂੰ । ਸਚਿ—ਸਦਾ-ਬਿਰ ਨਾਮ ਵਿਚ । ਉਤਮ—ਸ੍ਰੇਸ਼ਟ (ਜੀਵਨ ਵਾਲੇ) । ਸਾਚੀ ਕਾਰ—ਅਟੱਲ ਮਰਯਾਦਾ । ਸਵਾਰਣਹਾਰ—ਜੀਵਨ ਸੋਹਣਾ ਬਣਾ ਸਕਣ ਵਾਲਾ । ੪।

**ਅਰਥ :**—ਹੇ ਭਾਈ ! ਗੁਰੂ ਦੀ (ਦੱਸੀ ਹੋਈ) ਸੇਵਾ ਦੀ ਰਾਹੀਂ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਤੇ, ਉਸ ਨੂੰ ਉੱਚੀ ਇੱਜ਼ਤ ਮਿਲਦੀ ਹੈ । ਰਹਾਉ।

ਹੇ ਭਾਈ ! ਮਾਇਆ ਦੇ ਮੋਹ ਵਿਚ ਫਸ ਕੇ ਜਗਤ ਮੈਲੇ ਜੀਵਨ ਵਾਲਾ ਹੋ ਜਾਂਦਾ ਹੈ, ਹੋਰ ਹੋਰ ਵਧੀਕ ਮੈਲੇ ਜੀਵਨ ਵਾਲਾ ਬਣਦਾ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ । ਹੇ ਭਾਈ ! ਮਾਇਆ ਦੇ ਮੋਹ ਵਿਚ ਫਸ ਕੇ ਸਾਰੀ ਲੁਕਾਈ ਖੁਆਰ ਹੁੰਦੀ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ) ਸੱਟਾਂ ਖਾਂਦਾ ਹੈ, ਤੇ, ਆਪਣੀ ਇੱਜ਼ਤ ਗਵਾਂਦਾ ਹੈ । ੧।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੀ ਸਰਨ ਪੈ ਕੇ (ਮਾਇਆ ਦੇ ਮੋਹ ਤੋਂ) ਬਚ ਨਿਕਲਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ, ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਟਿਕਾਈ ਰੱਖਦੇ ਹਨ । ਹੇ ਭਾਈ ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ (ਲੋਕ ਪਰਲੋਕ ਵਿਚ) ਇੱਜ਼ਤ ਖੱਟਦਾ ਹੈ । ਜੇਹੜੇ ਮਨੁੱਖ ਸਦਾ-ਬਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ਉਹ ਆਤਮਕ ਹੁਲਾਰਿਆਂ ਵਿਚ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ । ੨।

(ਹੇ ਭਾਈ ! ਫਿਰ ਭੀ,) ਸਦਾ-ਬਿਰ ਪ੍ਰਭੂ ਨਾਲ ਮਿਲਾਪ ਦਾ ਚਾਹਵਾਨ ਕਿਸੇ ਵਿਰਲੇ ਮਨੁੱਖ ਨੂੰ ਹੀ ਸਮਝੋ । (ਜੇਹੜਾ ਕੋਈ ਮਿਲਾਪ ਦਾ ਚਾਹਵਾਨ ਹੁੰਦਾ ਹੈ, ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਆਤਮਕ ਜੀਵਨ ਨੂੰ ਪਰਖਣ ਵਾਲਾ ਬਣ ਜਾਂਦਾ ਹੈ । ਉਹ ਮਨੁੱਖ ਸਦਾ-ਬਿਰ ਹਰਿ-ਨਾਮ ਦੀ ਪੂੰਜੀ (ਆਪਣੇ ਅੰਦਰ ਸਾਂਭ ਕੇ ਰੱਖਦਾ ਹੈ), ਉਹ ਮਨੁੱਖ ਸਦਾ ਸਾਥ ਨਿਬਾਹੁਣ ਵਾਲਾ (ਹਰਿ-ਨਾਮ ਸਿਮਰਨ ਦਾ) ਵਪਾਰ ਕਰਦਾ ਹੈ । ਹੇ ਭਾਈ ! ਉਹ ਮਨੁੱਖ ਭਾਗਾਂ ਵਾਲਾ ਹੈ ਜਿਸ ਦਾ ਪਿਆਰ ਪਰਮਾਤਮਾ ਦੇ ਨਾਮ ਵਿਚ ਪੈ ਜਾਂਦਾ ਹੈ । ੩।

ਹੇ ਭਾਈ ! ਉਸ ਸਦਾ-ਬਿਰ ਪ੍ਰਭੂ ਨੇ ਕਈ (ਮਨੁੱਖਾਂ) ਨੂੰ (ਆਪਣੇ) ਸਦਾ-ਬਿਰ ਨਾਮ ਵਿਚ ਜੋੜਿਆ ਹੋਇਆ ਹੈ ਉਹਨਾਂ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਂਦਾ ਹੈ, ਤੇ ਪਵਿੱਤਰ ਜੀਵਨ ਵਾਲਾ ਬਣਾ ਦੇਂਦਾ ਹੈ । ਹੇ ਨਾਨਕ ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਇਹ ਅਟੱਲ ਮਰਯਾਦਾ ਹੈ ਕਿ ਉਹ ਆਪਣੇ ਨਾਮ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾ ਦੇਣ ਵਾਲਾ ਹੈ । ੪। ੪।

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੇ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ {ਪੰਨਾ ੬੬੫}

**ਪਦ ਅਰਥ :**—ਸੇਵਹਿ—ਸੇਵਦੇ ਹਨ, ਸਿਮਰਦੇ ਹਨ । ਜਾਉ—ਜਾਉਂ, ਮੈਂ ਜਾਂਦਾ ਹਾਂ । ਬਲਿ—ਕੁਰਬਾਨ । ਹਿਰਦੈ—ਹਿਰਦੇ ਵਿਚ । ਸਾਚੁ—ਸਦਾ ਕਾਇਮ ਰਹਿਣ ਵਾਲਾ ਹਰੀ । ਮੁਖਿ—ਮੂੰਹ ਵਿਚ । ਸਚਾ—ਸਦਾ-ਬਿਰ । ਸਾਚੇ ਸਾਚੁ—ਸਾਚੁ ਹੀ ਸਾਚੁ, ਸਦਾ-ਬਿਰ ਪ੍ਰਭੂ ਹੀ । ਸਮਾਲਿਹੁ—(ਹੇ ਭਾਈ ! ) ਸਾਂਭ ਕੇ ਰੱਖਿਆ ਕਰੋ । ਸਬਦਿ—ਸ਼ਬਦ ਦੀ ਰਾਹੀਂ । ੧।

ਸੁਣਿ—(ਹੇ ਭਾਈ ! ) ਸੁਣਿਆ ਕਰ । ਸਹਜੇ—ਆਤਮਕ ਅਡੋਲਤਾ ਵਿਚ । ਮੰਨਿ—ਮਨਿ, ਮਨ ਵਿਚ ।੧।ਰਹਾਉ।  
ਕੂੜੁ ਕੁਸਤੁ—ਝੂਠ ਫ਼ਰੇਬ । ਅਗਨਿ—ਅੱਗ । ਭਾਣੈ—ਰਜਾ ਵਿਚ । ਆਪੁ—ਆਪਾ-ਭਾਵ । ਮਹਲੁ—ਟਿਕਾਣਾ ।੨।  
ਬੂਝੈ—ਸਮਝਦਾ । ਜਾਣੈ—ਸਾਂਝ ਪਾਂਦਾ । ਦੁਖਿ—ਦੁੱਖ ਵਿਚ । ਵਿਹਾਣੀ—ਬੀਤਦੀ ਹੈ । ਭੇਟੇ—ਮਿਲਦਾ ਹੈ । ਤਾਂ—  
ਤਦੋਂ । ਵਿਚਹੁ—ਮਨ ਵਿਚੋਂ । ਠਾਕਿ—ਰੋਕ ਕੇ ।੩।

ਕਿਸ ਨੋ—{ਲਫਜ਼ 'ਕਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} । ਸਬਦਿ—ਸ਼ਬਦ ਦੀ ਰਾਹੀਂ । ਮਿਲਿ—  
ਮਿਲ ਕੇ । ਸਾਚੇ ਭਾਵਾ—ਸਦਾ-ਬਿਰ ਪ੍ਰਭੂ ਨੂੰ ਚੰਗੀ ਲੱਗਾਂ {ਭਾਵਾਂ} । ਗਾਵਾ—ਗਾਵਾਂ ।੪।

**ਅਰਥ :**—ਹੇ ਭਾਈ ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ  
ਹੈ । (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ  
ਹੈ ।੧।ਰਹਾਉ।

(ਹੇ ਭਾਈ ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ  
ਕੁਰਬਾਨ ਜਾਂਦਾ ਹਾਂ । ਉਹਨਾਂ ਦੇ ਹਿਰਦੇ ਵਿਚ ਸਦਾ-ਬਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਬਿਰ  
ਹਰਿ-ਨਾਮ ਟਿਕਿਆ ਰਹਿੰਦਾ ਹੈ । ਹੇ ਭਾਈ ! ਸਦਾ-ਬਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ  
(ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ । ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲੇ ਸ਼ਬਦ ਵਿਚ  
ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ।੧।

(ਹੇ ਭਾਈ ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ । (ਗੁਰਬਾਣੀ  
ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ  
ਆਨੰਦ ਪ੍ਰਾਪਤ ਹੁੰਦਾ ਹੈ । (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ)  
ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਬਿਰ ਰਹਿਣ ਵਾਲਾ  
ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨।

ਹੇ ਭਾਈ ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ,  
ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ  
ਗੁਜ਼ਰਦੀ ਹੈ । ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ  
ਵਿਚੋਂ ਹਉਮੈ ਮਾਰ ਮੁਕਾਂਦਾ ਹੈ ।

ਪਰ, ਹੇ ਭਾਈ ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ । ਸਿਰਫ ਪਰਮਾਤਮਾ  
ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ । ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ  
ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ । ਹੇ ਨਾਨਕ ! (ਆਖ—ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-  
ਗੁਰੂ ਨੂੰ ਮਿਲ ਕੇ ਸਦਾ-ਬਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਬਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਬਿਰ ਪ੍ਰਭੂ  
ਨੂੰ ਪਿਆਰਾ ਲੱਗ ਸਕਦਾ ਹਾਂ ।੪।੫।

ਧਨਾਸਰੀ ਮਹਲਾ ੩ ॥ ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ ਜਾਣੈ  
ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ ਮਨਿ  
ਆਈ ॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ  
॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ ਹੋਈ ॥  
ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥ ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ

ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ  
॥੪॥੬॥ {ਪੰਨਾ ੬੬੫}

**ਪਦ ਅਰਥ :**—ਮਰੈ—(ਵਿਕਾਰਾਂ ਵਲੋਂ) ਮਰ ਜਾਂਦਾ ਹੈ (ਵਿਕਾਰਾਂ ਦਾ ਅਸਰ ਨਹੀਂ ਕਬੂਲਦਾ) । ਧਾਤੁ—ਦੌੜ ਭੱਜ, ਤ੍ਰਿਸ਼ਨਾ । ਕੈਸੇ ਪਾਇ—ਕਿਵੇਂ ਪ੍ਰਾਪਤ ਕਰੇ ? ਨਹੀਂ ਮਿਲ ਸਕਦਾ । ਕੋਇ—ਕੋਈ ਵਿਰਲਾ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਸੋਇ ਜਨੁ—ਉਹੀ ਮਨੁੱਖ ।੧।

ਜਿਸ ਨੋ—{ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} । ਦੇ—ਦੇਂਦਾ ਹੈ । ਵਡਿਆਈ—ਇੱਜ਼ਤ । ਪਰਸਾਦਿ—ਕਿਰਪਾ ਨਾਲ । ਮਨਿ—ਮਨ ਵਿਚ । ਆਈ—ਆਇ, ਆ ਕੇ । ਰਹਾਉ ।

ਗੁਰਮੁਖਿ—ਗੁਰੂ ਦੇ ਸਨਮੁਖ ਰਹਿ ਕੇ । ਕਰਣੀ—ਕਰਣੀਯ, ਕਰਨ-ਯੋਗ । ਤਾ—ਤਦੋਂ । ਮੈ ਮਤੁ—ਨਸ਼ੇ ਵਿਚ ਮਸਤ । ਮੈ—ਸ਼ਰਾਬ, ਹਉਮੈ ਦੀ ਸ਼ਰਾਬ । ਮੈਗਲ—ਹਾਥੀ । ਮਿਕਦਾਰਾ—ਜੇਡਾ, ਬਰਾਬਰ । ਅੰਕਸੁ—ਲੋਹੇ ਦੀ ਸੀਖ ਜਿਸ ਨਾਲ ਹਾਥੀ ਨੂੰ ਮਹਾਵਤ ਤੋਰਦਾ ਹੈ । ਜੀਵਾਲਣਹਾਰਾ—ਜਿਵਾਲਣ ਦੀ ਸਮਰਥਾ ਵਾਲਾ ।੨।

ਅਸਾਧੁ—ਵੱਸ ਵਿਚ ਇਹ ਨਾਹ ਆ ਸਕਣ ਵਾਲਾ । ਸਾਧੈ—ਵੱਸ ਵਿਚ ਲਿਆਉਂਦਾ ਹੈ । ਕੋਈ—ਕੋਈ ਵਿਰਲਾ । ਚਰੈ—ਖਾ ਲੈਂਦਾ ਹੈ, ਮਾਰ ਮੁਕਾਂਦਾ ਹੈ । ਅਚਰੁ—ਜੇਹੜਾ ਖਾਧਾ ਨਾਹ ਜਾ ਸਕੇ ।੩।

ਰਖਿਅਨੁ—ਉਸ (ਪਰਮਾਤਮਾ) ਨੇ ਰੱਖੇ ਹਨ । ਮਿਲਾਇ ਰਖਿਅਨੁ—ਉਸ ਨੇ ਮਿਲਾ ਰੱਖੇ ਹਨ । ਜੋ—ਜਿਨ੍ਹਾਂ (ਮਨੁੱਖਾਂ) ਨੂੰ । ਵਿਛੁੜਹਿ—ਵਿਛੁੜਦੇ । ਸਬਦਿ—ਸ਼ਬਦ ਵਿਚ । ਸਮਾਇ—ਲੀਨ ਹੋ ਕੇ । ਕਲਾ—ਸੱਤਿਆ, ਤਾਕਤ । ਆਪੇ—ਆਪ ਹੀ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ।੪।

**ਅਰਥ :**—ਹੇ ਭਾਈ ! ਜਿਸ ਮਨੁੱਖ ਉਤੇ ਪਰਮਾਤਮਾ ਬਖਸ਼ਿਸ਼ ਕਰਦਾ ਹੈ, ਜਿਸ ਨੂੰ ਇੱਜ਼ਤ ਦੇਂਦਾ ਹੈ, ਉਸ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ । ਰਹਾਉ ।

(ਹੇ ਭਾਈ ! ਉਸ ਹਰਿ-ਨਾਮ ਦੀ ਬਰਕਤਿ ਨਾਲ ਮਨੁੱਖ ਦਾ) ਮਨ ਵਿਕਾਰਾਂ ਦਾ ਅਸਰ ਨਹੀਂ ਕਬੂਲਦਾ, ਮਨ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ । ਜਦ ਤਕ ਮਨ ਵਿਕਾਰਾਂ ਵਲੋਂ ਅਛੋਹ ਨਹੀਂ ਹੁੰਦਾ, ਮਨੁੱਖ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦਾ । ਹੇ ਭਾਈ ! ਕੋਈ ਵਿਰਲਾ ਮਨੁੱਖ ਉਹ ਦਵਾਈ ਜਾਣਦਾ ਹੈ, ਜਿਸ ਦੇ ਵਰਤਣ ਨਾਲ ਇਹ ਮਨ ਵਿਕਾਰਾਂ ਦਾ ਅਸਰ ਕਬੂਲਣੋਂ ਹਟ ਜਾਏ । (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ) ਉਹ ਮਨੁੱਖ ਸਮਝ ਲੈਂਦਾ ਹੈ ਕਿ ਗੁਰੂ ਦੇ ਸ਼ਬਦ ਵਿਚ ਜੁੜਿਆਂ ਮਨ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ ।੧।

ਹੇ ਭਾਈ ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਵਲੋਂ ਮਿਲੀ) ਕਰਨ-ਜੋਗ ਕਾਰ ਕਰਨੀ ਸ਼ੁਰੂ ਕਰ ਦੇਂਦਾ ਹੈ, ਤਦੋਂ ਉਸ ਨੂੰ ਇਸ ਮਨ (ਨੂੰ ਵੱਸ ਵਿਚ ਰੱਖਣ) ਦੀ ਸਮਝ ਆ ਜਾਂਦੀ ਹੈ । (ਤਦੋਂ ਮਨੁੱਖ ਸਮਝ ਲੈਂਦਾ ਹੈ ਕਿ) ਮਨ (ਹਉਮੈ ਦੇ) ਨਸ਼ੇ ਵਿਚ ਮਸਤ ਹੋ ਕੇ (ਮਸਤ) ਹਾਥੀ ਵਰਗਾ ਹੋਇਆ ਰਹਿੰਦਾ ਹੈ, ਗੁਰੂ ਹੀ (ਆਪਣੇ ਸ਼ਬਦ ਦਾ) ਕੁੰਡਾ ਵਰਤ ਕੇ (ਵਿਕਾਰਾਂ ਵਿਚ ਆਤਮਕ ਮੌਤੇ ਮਰੇ ਹੋਏ ਮਨ ਨੂੰ) ਆਤਮਕ ਜੀਵਨ ਦੇਣ ਦੀ ਸਮਰਥਾ ਰੱਖਦਾ ਹੈ ।੨।

ਹੇ ਭਾਈ ! ਇਹ ਮਨ ਬੜੀ ਮੁਸ਼ਕਿਲ ਨਾਲ ਵੱਸ ਵਿਚ ਆਉਂਦਾ ਹੈ, ਕੋਈ ਵਿਰਲਾ ਮਨੁੱਖ ਇਸ ਨੂੰ ਵੱਸ ਵਿਚ ਲਿਆਉਂਦਾ ਹੈ । ਜਦੋਂ ਮਨੁੱਖ (ਗੁਰੂ ਦੀ ਸਰਨ ਪੈ ਕੇ ਮਨ ਦੇ) ਅਸਾਧ ਰੋਗ (ਕਾਮਾਦਿਕ) ਨੂੰ ਮੁਕਾ ਲੈਂਦਾ ਹੈ, ਤਦੋਂ (ਇਸ ਦਾ ਮਨ) ਪਵਿੱਤਰ ਹੋ ਜਾਂਦਾ ਹੈ । ਗੁਰੂ ਦੀ ਸਰਨ ਪਏ ਰਹਿਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ, ਤੇ ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰਾਂ ਨੂੰ ਕੱਢ ਦੇਂਦਾ ਹੈ ।੩।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੂੰ ਉਸ (ਪਰਮਾਤਮਾ) ਨੇ ਧੁਰ ਤੋਂ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ, ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਭੀ (ਪ੍ਰਭੁ ਤੋਂ) ਨਹੀਂ ਵਿਛੁੜਦੇ । ਪਰ, ਹੇ ਭਾਈ ! ਪ੍ਰਭੁ ਆਪ ਹੀ ਆਪਣੀ ਗੁੱਝੀ

ਤਾਕਤ ਜਾਣਦਾ ਹੈ (ਕਿ ਕਿਸ ਨੂੰ ਉਹ ਆਪਣੇ ਨਾਲ ਜੋੜੀ ਰੱਖਦਾ ਹੈ) । ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾਈ ਰੱਖਦਾ ਹੈ ।੪।੬।

ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਉਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੧॥ {ਪੰਨਾ ੬੬੫}

**ਪਦ ਅਰਥ :**—ਕਾਚਾ—ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ । ਸੰਚਹਿ—ਇਕੱਠਾ ਕਰਦੇ ਹਨ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਭੂਲੇ—ਕੁਰਾਹੇ ਪਏ ਹੋਏ । ਅੰਧ—(ਮਾਇਆ ਦੇ ਮੋਹ ਵਿਚ) ਅੰਨ੍ਹੇ । ਬਿਖਿਆ—ਮਾਇਆ । ਕੈ ਧਨਿ—ਦੇ ਧਨ ਨਾਲ । ਪਰਾਪਤਿ—ਰਜੇਵਾਂ, ਤਸੱਲੀ, ਸੰਤੋਖ ।੧।

ਸਾਚਾ—ਸਦਾ ਕਾਇਮ ਰਹਿਣ ਵਾਲਾ । ਗੁਰਮਤੀ—ਗੁਰੂ ਦੀ ਮਤਿ ਉੱਤੇ ਤੁਰ ਕੇ । ਫੁਨਿ—ਮੁੜ ਮੁੜ । ਆਵੈ—ਮਿਲਦਾ ਹੈ, ਲੱਭਦਾ ਹੈ । ਜਾਏ—ਹੱਥੋਂ ਖੁੱਸ ਜਾਂਦਾ ਹੈ । ਰਹਾਉ ।

ਸਭਿ—ਸਾਰੇ । ਮਰਹਿ—ਆਤਮਕ ਜੀਵਨ ਗਵਾ ਲੈਂਦੇ ਹਨ । ਭਵਜਲਿ—ਸੰਸਾਰ-ਸਮੁੰਦਰ ਵਿਚ । ਉਰਵਾਰਿ—ਉਰਲੇ ਬੰਨੇ । ਪਾਰਿ—ਪਾਰਲੇ ਬੰਨੇ । ਭੇਟੇ—ਮਿਲਦਾ ਹੈ । ਭਾਗਿ—ਕਿਸਮਤ ਨਾਲ । ਸਾਚਿ—ਸਦਾ-ਬਿਰ ਹਰਿ-ਨਾਮ ਵਿਚ । ਰਤੇ—ਮਸਤ । ਅਹਿ—ਦਿਨ । ਨਿਸਿ—ਰਾਤ । ਬੈਰਾਗਿ—ਵੈਰਾਗ ਵਿਚ ।੨।

ਚਹੁ ਜੁਗ ਮਹਿ—ਚੌਹਾਂ ਜੁਗਾਂ ਵਿਚ, ਸਦਾ ਹੀ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ । ਸਾਚੀ ਬਾਣੀ—ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲੀ ਬਾਣੀ । ਨਾਮਿ—ਨਾਮ ਵਿਚ । ਸਿਧ—ਕਰਾਮਾਤੀ ਜੋਗੀ । ਸਾਧਿਕ—ਸਾਧਨਾਂ ਕਰਨ ਵਾਲੇ । ਸਭਿ—ਸਾਰੇ । ਲੋਇ—ਲੋਕ ਵਿਚ, ਜਗਤ ਵਿਚ ।੩।

ਸਭੁ ਕਿਛੁ—ਹਰੇਕ ਚੀਜ਼ । ਸਾਚਾ—ਸਦਾ-ਬਿਰ ਰਹਿਣ ਵਾਲਾ ਪ੍ਰਭੂ । ਸੋਇ—ਉਹ (ਪ੍ਰਭੂ) ਹੀ । ਕੋਇ—ਕੋਈ ਵਿਰਲਾ ਮਨੁੱਖ । ਪਛਾਣੈ—ਸਾਂਝ ਪਾਂਦਾ ਹੈ । ਸਚੁ ਸਾਚਾ—ਸਦਾ ਕਾਇਮ ਰਹਿਣ ਵਾਲਾ ਪਰਮਾਤਮਾ । ਸਚੁ—ਸਦਾ-ਬਿਰ ਹਰਿ-ਨਾਮ । ਦ੍ਰਿੜਾਏ—(ਹਿਰਦੇ ਵਿਚ) ਪੱਕਾ ਕਰਦਾ ਹੈ । ਆਪੇ—ਆਪ ਹੀ । ਵੇਖੈ—ਸੰਭਾਲ ਕਰਦਾ ਹੈ । ਸਚਿ—ਸਦਾ-ਬਿਰ ਨਾਮ ਵਿਚ ।੪।

**ਅਰਥ :**—ਜੇਹੜਾ ਮਨੁੱਖ ਗੁਰੂ ਦੀ ਮਤਿ ਉੱਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ । (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ । ਰਹਾਉ ।

ਹੇ ਭਾਈ ! ਮੂਰਖ ਅੰਵਾਣ ਲੋਕ (ਸਿਰਫ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ । ਹੇ ਭਾਈ ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ । ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ ।੧।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ



ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਬਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ । ੨ ।

ਹੇ ਭਾਈ ! ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ), ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ । ਹੇ ਭਾਈ ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ । ੩ ।

ਹੇ ਭਾਈ ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਬਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਬਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ । ਹੇ ਨਾਨਕ ! ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਬਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ । ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਬਿਰ ਨਾਮ ਵਿਚ ਜੋੜਦਾ ਹੈ । ੪।੨।

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੂ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ {ਪੰਨਾ ੬੬੬}

**ਪਦ ਅਰਥ** :—ਨਾਵੈ ਕੀ—(ਪਰਮਾਤਮਾ ਦੇ) ਨਾਮ ਦੀ । ਮਿਤਿ—ਮਾਪ, ਮਰਯਾਦਾ । ਸੇ—ਉਹ {ਬਹੁ-ਵਚਨ} । ਧੰਨੁ—ਭਾਗਾਂ ਵਾਲੇ । ਨਾਮਿ—ਨਾਮ ਵਿਚ । ਲਿਵ—ਲਗਨ । ਸਾਚੀ—ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ । ਸਾਚਾ ਵੀਚਾਰੁ—ਸਦਾ-ਬਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ । ਦੇ—ਦੇਂਦਾ ਹੈ । ੧।

ਅਚਰਜੁ—ਹੈਰਾਨ ਕਰਨ ਵਾਲਾ । ਕਲੀ ਕਾਲ ਵਿਚਿ—ਝਗੜਿਆਂ-ਭਰੇ ਜੀਵਨ-ਸਮੇ ਵਿਚ । ੧। ਰਹਾਉ ।

ਹਮ—ਅਸੀ ਜੀਵ । ਮਨ ਮਾਹਿ—(ਜੇ) ਮਨ ਵਿਚ (ਵਿਚਾਰ ਕਰ ਵੇਖੀਏ) । ਕਮਾਹਿ—(ਅਸੀ) ਕਰਦੇ ਹਾਂ । ਗੁਰ ਪਰਸਾਦੀ—ਗੁਰੂ ਦੀ ਕਿਰਪਾ ਨਾਲ ਹੀ । ਆਪੇ—(ਪ੍ਰਭੂ) ਆਪ ਹੀ । ੨।

ਬਿਖਿਆ—ਮਾਇਆ । ਅਭਿਮਾਨੁ—ਅਹੰਕਾਰ । ਅਹੰਕਾਰਿ—ਅਹੰਕਾਰ ਵਿਚ । ਮਾਨੁ—ਆਦਰ । ਆਪੁ—ਆਪਾ-ਭਾਵ । ਸਾਲਾਹੀ—ਸਾਲਾਹੀਂ, ਮੈਂ ਸਲਾਹੁੰਦਾ ਹਾਂ । ਸਚੁ—ਸਦਾ-ਬਿਰ ਪ੍ਰਭੂ । ੩।

ਸਾਜੇ—ਪੈਦਾ ਕਰਦਾ ਹੈ । ਸਚਿ—ਸਦਾ-ਬਿਰ ਨਾਮ ਵਿਚ । ਨਾਮਿ—ਨਾਮ ਵਿਚ (ਜੁੜਿਆਂ) । ਆਗੈ—ਪਰਲੋਕ ਵਿਚ (ਭੀ) । ੪।

**ਅਰਥ** :—ਹੇ ਭਾਈ ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ । (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ । ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ । ੧। ਰਹਾਉ ।

ਹੇ ਭਾਈ ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ । ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਬਿਰ ਪ੍ਰਭੂ

ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ । ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖਸ਼ਿਸ਼ ਕਰਦਾ ਹੈ ।੧।

ਹੇ ਭਾਈ ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗੁਰੂ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ । ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ । (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ।੨।

(ਹੇ ਭਾਈ ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ । ਹੇ ਭਾਈ ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ । ਹੇ ਭਾਈ ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਰਹਿੰਦਾ ਹਾਂ ।੩।

ਹੇ ਭਾਈ ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ । ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ । ਹੇ ਨਾਨਕ ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ।੪।੮।

#### ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ ੬੬੬}

**ਪਦ ਅਰਥ :**—ਹਮ—ਅਸੀ ਜੀਵ । ਭੀਖਕ—ਮੰਗਤੇ । ਭੇਖਾਰੀ—ਮੰਗਤੇ । ਨਿਜ ਪਤਿ—ਆਪਣੇ ਆਪ ਦਾ ਮਾਲਕ, ਸੁਤੰਤਰ । ਦਾਤਾ—ਦਾਤਾਂ ਦੇਣ ਵਾਲਾ । ਦੈਆਲ—ਦਇਆਵਾਨ । ਕੰਉ—ਨੂੰ । ਰਹਉ—ਰਹਉਂ, ਮੈਂ ਰਹਾਂ । ਰੰਗਿ—ਰੰਗ ਵਿਚ । ਰਾਤਾ—ਰੰਗਿਆ ਹੋਇਆ ।੧।

ਬਲਿਹਾਰੈ—ਕੁਰਬਾਨ । ਜਾਉ—ਜਾਉਂ, ਮੈਂ ਜਾਂਦਾ ਹਾਂ । ਵਿਟਹੁ—ਤੋਂ । ਕਰਣ ਕਾਰਣ—ਜਗਤ ਦਾ ਮੂਲ ।੧।ਰਹਾਉ।

ਫੇਰ—ਗੇੜ । ਕਿਰਪਨ ਕਉ—ਕੰਜੂਸ ਨੂੰ, ਮਾਇਆ-ਵੇੜੇ ਨੂੰ । ਕੀਜੈ—ਕਰ । ਬਖਸ—ਬਖਸ਼ਿਸ਼ ।੨।

ਭਨਤਿ—ਆਖਦਾ ਹੈ । ਭਰਮ ਪਟ—ਭਰਮ ਦੇ ਪੜਦੇ । ਪਰਸਾਦੀ—ਕਿਰਪਾ ਨਾਲ । ਜਾਨਿਆ—ਸਾਂਝ ਪਾ ਲਈ । ਸਾਚੀ—ਸਦਾ ਕਾਇਮ ਰਹਿਣ ਵਾਲੀ । ਲਿਵ—ਲਗਨ । ਭੀਤਰਿ—ਅੰਦਰ, ਮਨ ਵਿਚ । ਸਿਉ—ਨਾਲ ।੩।

**ਅਰਥ :**—ਹੇ ਪ੍ਰਭੂ ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।

ਹੇ ਪ੍ਰਭੂ ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾਂ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।

ਹੇ ਪ੍ਰਭੂ ! ਮੈਨੂੰ ਮਾਇਆ-ਵੇੜੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੋੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖਸ਼ਿਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖਸ਼ ।੨।

ਹੇ ਭਾਈ ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਨੋਟ—ਅੰਕ ੧ ਦਾ ਭਾਵ ਇਹ ਹੈ ਕਿ ਇਹ ਇੱਕ ਸ਼ਬਦ ‘ਘਰੁ ੪’ ਦਾ ਹੈ ।

ਗੁਰੂ ਰਾਮਦਾਸ ਜੀ ਦੇ ਇਸ ਰਾਗ ਵਿਚ ਕੁੱਲ ੯ ਸ਼ਬਦ ਹਨ ।

### ਧਨਾਸਰੀ ਮਹਲਾ ੪ ਘਰੁ ੧ ਚਉਪਦੇ

੧੯ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਉਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗ ਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ {ਪੰਨਾ ੬੬੬}

ਨੋਟ—ਚਉਪਦੇ—ਚਾਰ ਬੰਦਾਂ ਵਾਲੇ ਸ਼ਬਦ ।

**ਪਦ ਅਰਥ :**—ਸੇਵਹਿ—ਸੇਵਦੇ ਹਨ, ਸਿਮਰਦੇ ਹਨ । ਸਭਿ—ਸਾਰੇ । ਨਿਵਾਰੀ—ਦੂਰ ਕਰਨ ਵਾਲਾ । ਸੁਆਮੀ—ਹੇ ਮਾਲਕ ਪ੍ਰਭੂ ! ਤੁਮ ਜੁ ਪਿਆਰੀ—ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧।

ਕਹਿ ਨ ਸਕਉ—ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ । ਬਨਵਾਰੀ—{ਕਨਸਾਲਿਨ੍—ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ ! ਨੀਰਿ—ਪਾਣੀ ਵਿਚ । ਪਾਖਣ—ਪੱਥਰ । ਰਹਾਉ ।

ਬਿਖੁ—ਜ਼ਹਰ । ਮੋਰਚਾ—ਜੰਗਾਲ । ਸਵਾਰੀ—ਸੁੱਛ ਹੋ ਜਾਂਦੀ ਹੈ । ਕੰਚਨੁ—ਸੋਨਾ । ਬੈਸੰਤਰਿ—ਅੱਗ ਵਿਚ । ਤਾਇਓ—ਤਪਾਇਆ ਜਾਂਦਾ ਹੈ । ਕਾਟੀ—ਕੱਟੀ ਜਾਂਦੀ ਹੈ । ਕਟਿਤ—ਕੱਟ ਕੇ । ਉਤਾਰੀ—ਲਾਹੀ ਜਾਂਦੀ ਹੈ ।੨।

ਜਪਉ—ਜਪਉਂ, ਮੈਂ ਜਪਦਾ ਹਾਂ । ਜਪਿ—ਜਪ ਕੇ । ਉਰਿ—ਹਿਰਦੇ ਵਿਚ । ਧਾਰੀ—ਧਾਰੀਂ, ਮੈਂ ਟਿਕਾਂਦਾ ਹਾਂ । ਅਉਖਧੁ—ਦਵਾਈ । ਜਗਿ—ਜਗਤ ਵਿਚ । ਪੂਰਾ—ਕਦੇ ਨਾਹ ਖੁੰਝਣ ਵਾਲਾ ।੩।

ਅਗਮ—ਹੇ ਅਪਹੁੰਚ ! ਅਗਾਧਿ ਬੋਧਿ—ਇਤਨਾ ਡੂੰਘਾ ਕਿ ਮਨੁੱਖ ਦੀ ਸਮਝ ਅੰਦਾਜ਼ਾ ਨਾਹ ਲਾ ਸਕੇ । ਅਪਰੰਪਰ—ਹੇ ਪਰੇ ਤੋਂ ਪਰੇ ! ਪੁਰਖ—ਹੇ ਸਰਬ-ਵਿਆਪਕ ! ਅਪਾਰੀ—ਹੇ ਬੇਅੰਤ ! ਜਗ ਜੀਵਨ—ਹੇ ਜਗਤ ਦੇ ਜੀਵਨ ! ਪੈਜ—ਲਾਜ ।੪।

**ਅਰਥ :**—ਹੇ ਹਰੀ ! ਹੇ ਪ੍ਰਭੂ ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਰਹਾਉ ।

ਹੇ ਪ੍ਰਭੂ ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧।

ਹੇ ਭਾਈ ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ।

(ਹੇ ਭਾਈ ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩।

ਹੇ ਨਾਨਕ ! (ਆਖ-) ਹੇ ਅਪਹੁੰਚ ! ਹੇ ਮਨੁੱਖਾਂ ਦੀ ਸਮਝ ਤੋਂ ਪਰੇ ! ਹੇ ਪਰੇ ਤੋਂ ਪਰੇ ! ਹੇ ਸਰਬ-ਵਿਆਪਕ ! ਹੇ ਬੇਅੰਤ ! ਹੇ ਜਗਤ ਦੇ ਜੀਵਨ ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

ਪਨਾਸਰੀ ਮਹਲਾ ੪ ॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ ਕਿਆ ਹਮ ਕਿਰਮ ਨਾਨ੍ ਨਿਕ ਕੀਰੇ ਤੁਮ੍ ਵਡ ਪੁਰਖ ਵਡਾਗੀ ॥ ਤੁਮ੍ਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥ {ਪੰਨਾ ੬੬੭}

**ਪਦ ਅਰਥ :**—ਭਉ—ਡਰ । ਭਾਗੀ—ਦੂਰ ਹੋ ਗਿਆ । ਸੇਵਾ—ਸੇਵਾ-ਭਗਤੀ । ਅੰਤਰਿ—ਹਿਰਦੇ ਵਿਚ ।੧।

ਨਾਮਿ—ਨਾਮ ਵਿਚ । ਰਤਾ—ਮਗਨ । ਬੈਰਾਗੀ—ਵੈਰਾਗਵਾਨ, ਮਾਇਆ ਦੇ ਮੋਹ ਤੋਂ ਨਿਰਲੇਪ । ਮਨਿ—ਮਨ ਵਿਚ । ਭਾਈ—ਚੰਗੀ ਲੱਗੀ । ਲਿਵ—ਲਗਨ ।੧।ਰਹਾਉ।

ਸਾਂਗੀ—ਸਾਂਗ-ਧਾਰੀ, ਪੂਰਨਿਆਂ ਉਤੇ ਤੁਰਨ ਵਾਲੇ । ਤੈਸੇ ਬੁਲਗ ਬੁਲਾਗੀ—ਉਹੋ ਜਿਹੇ ਬੋਲ ਹੀ ਬੋਲਦੇ ਹਾਂ ।੨।

ਕਿਆ ਹਮ—ਸਾਡੀ ਕੀਹ ਪਾਇਆਂ ਹੈ ? ਕਿਰਮ—ਕੀੜੇ । ਨਾਨ੍—ਨੰਨ੍ਹੇ, ਬਹੁਤ ਛੋਟੇ । ਨਿਕ—ਨਿੱਕੇ ਨਿੱਕੇ । ਗਤਿ—ਆਤਮਕ ਅਵਸਥਾ । ਮਿਤਿ—ਮਾਪ, ਵਿਤ । ਕਿਉ ਕਰਿ—ਕਿਵੇਂ, ਕਿਸ ਤਰ੍ਹਾਂ ? ਮਿਲਹ—ਅਸੀਂ ਮਿਲ ਸਕਦੇ ਹਾਂ । ਅਭਾਗੀ—ਭਾਗ-ਹੀਣ ।੩।

ਸੁਆਮੀ—ਹੇ ਸੁਆਮੀ ! ਦਾਸਨਿ ਦਾਸੁ—ਦਾਸਾਂ ਦਾ ਦਾਸ । ਕਰਹੁ—ਬਣਾ ਲਵੋ । ਕਥਾਗੀ—ਕਥੀਏ ।੪।

**ਅਰਥ :**—ਹੇ ਭਾਈ ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਨਿਰਲੇਪ ਹੋ ਜਾਂਦਾ ਹੈ । ਉਹ (ਜਿਉਂ ਜਿਉਂ) ਪਰਮਾਤਮਾ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਦਾ ਹੈ, ਉਸ ਨੂੰ ਉਹ ਮਨ ਵਿਚ ਪਿਆਰੀਆਂ ਲੱਗਦੀਆਂ ਹਨ । ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਦੀ ਲਗਨ ਪਰਮਾਤਮਾ ਵਿਚ ਲੱਗੀ ਰਹਿੰਦੀ ਹੈ ।੧।ਰਹਾਉ।

ਹੇ ਭਾਈ ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹਨਾਂ ਦਾ ਹਰੇਕ ਦੁੱਖ, ਹਰੇਕ ਭਰਮ ਹਰੇਕ ਡਰ ਦੂਰ ਹੋ ਜਾਂਦਾ ਹੈ । ਪਰਮਾਤਮਾ ਆਪ ਹੀ ਉਹਨਾਂ ਪਾਸੋਂ ਆਪਣੀ ਭਗਤੀ ਕਰਾਂਦਾ ਹੈ । (ਪਰਮਾਤਮਾ ਦੀ ਕਿਰਪਾ ਨਾਲ ਹੀ) ਉਹਨਾਂ ਦੇ ਅੰਦਰ ਗੁਰੂ ਦਾ ਉਪਦੇਸ਼ ਆਪਣਾ ਪ੍ਰਭਾਵ ਪਾਂਦਾ ਹੈ ।੧।

ਹੇ ਹਰੀ ਪ੍ਰਭੂ ! (ਦੁਨੀਆ ਦੇ ਲੋਕ ਆਪਣੀ ਉੱਚੀ ਜਾਤਿ ਦਾ ਮਾਣ ਕਰਦੇ ਹਨ) ਸੰਤ ਜਨਾਂ ਦੀ ਜਾਤਿ ਤੂੰ ਆਪ ਹੀ ਹੈਂ (ਸੰਤ ਜਨ ਤੈਥੋਂ ਹੀ ਆਤਮਕ ਜੀਵਨ ਲੈਂਦੇ ਹਨ) । ਹੇ ਪ੍ਰਭੂ ! ਤੂੰ ਸਾਡਾ ਮਾਲਕ ਹੈਂ, ਅਸੀਂ ਤੇਰੇ ਪੂਰਨਿਆਂ ਉਤੇ ਤੁਰਨ ਵਾਲੇ ਹਾਂ । ਜਿਹੋ ਜਿਹੀ ਅਕਲ ਤੂੰ ਸਾਨੂੰ ਦੇਂਦਾ ਹੈਂ, ਅਸੀਂ ਉਹੋ ਜਿਹੇ ਬੋਲ ਹੀ ਬੋਲਦੇ ਹਾਂ । ੨।

ਹੇ ਪ੍ਰਭੂ ! ਸਾਡੀ ਕੀਹ ਪਾਂਇਆਂ ਹੈ ? ਅਸੀਂ ਬਹੁਤ ਛੋਟੇ ਕਿਰਮ ਹਾਂ, ਨਿੱਕੇ ਨਿੱਕੇ ਕੀੜੇ ਹਾਂ, ਤੂੰ ਵੱਡਾ ਪੁਰਖ ਹੈਂ । ਅਸੀਂ ਜੀਵ ਇਹ ਨਹੀਂ ਦੱਸ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਤੇ, ਕੇਡਾ ਵੱਡਾ ਹੈਂ । ਅਸੀਂ ਭਾਗ-ਹੀਣ ਜੀਵ (ਆਪਣੇ ਉੱਦਮ ਨਾਲ) ਤੈਨੂੰ ਕਿਵੇਂ ਮਿਲ ਸਕਦੇ ਹਾਂ ? । ੩।

ਹੇ ਹਰੀ ਪ੍ਰਭੂ ! ਹੇ ਮਾਲਕ ! ਸਾਡੇ ਉਤੇ ਮੇਹਰ ਕਰ, ਅਸੀਂ ਤੇਰੀ ਸੇਵਾ-ਭਗਤੀ ਵਿਚ ਲੱਗੀਏ । ਹੇ ਨਾਨਕ ! (ਆਖ—) ਹੇ ਪ੍ਰਭੂ ! ਸਾਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਅਸੀਂ ਤੇਰੀ ਸਿਫਤਿ-ਸਾਲਾਹ ਦੀਆਂ ਗੱਲਾਂ ਕਰਦੇ ਰਹੀਏ । ੪। ੨।

ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ ਜਿਨ ਕੇ ਵਡੇ ਭਾਗ ਵਡ ਉਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ {ਪੰਨਾ ੬੬੭}

**ਪਦ ਅਰਥ** :—ਸਤੁ ਪੁਰਖਾ—ਮਹਾ ਪੁਰਖ । ਹਰਿ ਬਾਨੀ—ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ । ਬੋਲੈ—ਉਚਾਰਦਾ ਹੈ । ਮੁਕਤਾ—ਵਿਕਾਰਾਂ ਤੋਂ ਸੁਤੰਤਰ । ਸਦ—ਸਦਾ । ੧।

ਜਸੁ—ਸਿਫਤਿ-ਸਾਲਾਹ । ਕਾਨੀ—ਕੰਨਾਂ ਨਾਲ, ਧਿਆਨ ਨਾਲ । ਨਿਮਖ—{ਜਿਸੇਥ} ਅੱਖ ਝਮਕਣ ਜਿਤਨਾ ਸਮਾ । ਸਭਿ—ਸਾਰੇ । ਕਿਲਵਿਖ—ਪਾਪ । ੧।

ਸਾਧੁ—ਗੁਰੂ । ਜਿਨ—ਜਿਨ੍ਹਾਂ ਨੇ । ਤੇ—ਉਹ {ਬਹੁ-ਵਚਨ} । ਵਡ ਵਡਾਨੀ—ਵੱਡੇ । ਮੰਗਹ—ਅਸੀਂ ਮੰਗਦੇ ਹਾਂ । ਧੂਰਿ—ਚਰਨ-ਧੂੜ । ਲੋਚ ਲੁਚਾਨੀ—ਤਾਂਘ ਲੱਗੀ ਹੋਈ ਹੈ । ੨।

ਸਫਲਿਓ—ਫਲ ਦੇਣ ਵਾਲਾ । ਬਿਰਖੁ—ਰੁੱਖ । ਸੇ—ਉਹ ਮਨੁੱਖ {ਬਹੁ-ਵਚਨ} । ਤ੍ਰਿਪਤਾਨੀ—ਰੱਜ ਗਏ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਪੀ—ਪੀ ਕੇ । ਤ੍ਰਿਪਤਾਸੇ—ਰੱਜ ਗਏ । ਸਭ ਭੂਖ—ਸਾਰੀ ਭੁੱਖ । ੩।

ਜਪਾਨੀ—ਜਾਪ । ਪ੍ਰਭ—ਹੇ ਪ੍ਰਭੂ ! ਦਾਸ ਦਸਾਨੀ—ਦਾਸਾਂ ਦਾ ਦਾਸ । ੪।

**ਅਰਥ** :—ਹੇ ਪਰਮਾਤਮਾ ਦੇ ਸੰਤ ਜਨੋ ! ਪਰਮਾਤਮਾ ਦੀ ਸਿਫਤਿ-ਸਾਲਾਹ ਧਿਆਨ ਨਾਲ ਸੁਣਿਆ ਕਰੋ । ਅੱਖ ਝਮਕਣ ਜਿਤਨੇ ਸਮੇ ਵਾਸਤੇ, ਇਕ ਪਲ ਵਾਸਤੇ ਭੀ ਜੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣੋ, ਤਾਂ ਸਾਰੇ ਪਾਪ ਦੋਖ ਲਹਿ ਜਾਂਦੇ ਹਨ । ੧।

ਹੇ ਭਾਈ ! ਗੁਰੂ ਮਹਾਂ ਪੁਰਖ ਹੈ, ਗੁਰੂ ਪਰਮਾਤਮਾ ਦਾ ਸੰਤ ਹੈ, ਜੇਹੜਾ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦਾ ਹੈ । ਜੇਹੜਾ ਜੇਹੜਾ ਮਨੁੱਖ ਇਸ ਬਾਣੀ ਨੂੰ ਪੜ੍ਹਦਾ ਸੁਣਦਾ ਹੈ, ਉਹ ਪਾਪਾਂ ਤੋਂ ਮੁਕਤ ਹੋ ਜਾਂਦਾ ਹੈ । ਹੇ ਭਾਈ ! ਮੈਂ ਉਸ ਗੁਰੂ ਤੋਂ ਸਦਾ ਸਦਕੇ ਹਾਂ । ੧।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਅਜੇਹਾ ਸੰਤ ਗੁਰੂ ਲੱਭ ਲਿਆ ਹੈ, ਉਹ ਵੱਡੇ ਮਨੁੱਖ (ਉੱਚੇ ਜੀਵਨ ਵਾਲੇ ਮਨੁੱਖ) ਬਣ ਗਏ ਹਨ । ਹੇ ਪ੍ਰਭੂ ! ਹੇ ਸੁਆਮੀ ! ਹੇ ਹਰੀ ! ਮੈਂ ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਮੈਨੂੰ ਉਹਨਾਂ ਦੀ ਚਰਨ ਧੂੜ ਦੀ ਤਾਂਘ ਹੈ । ੨।

ਹੇ ਪ੍ਰਭੂ ! ਹੇ ਸੁਆਮੀ ! ਹੇ ਹਰੀ ! ਤੂੰ ਸਾਰੇ ਫਲ ਦੇਣ ਵਾਲਾ (ਮਾਨੋ) ਰੁੱਖ ਹੈਂ । ਜਿਨ੍ਹਾਂ ਮਨੁੱਖਾਂ ਨੇ ਤੇਰਾ ਨਾਮ ਜਪਿਆ, ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਏ । ਹੇ ਹਰੀ ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, (ਭਾਗਾਂ ਵਾਲੇ ਮਨੁੱਖ ਇਹ ਜਲ) ਪੀ ਕੇ ਤ੍ਰਿਪਤ ਹੋ ਜਾਂਦੇ ਹਨ, ਉਹਨਾਂ ਦੀ ਹੋਰ ਸਾਰੀ ਭੁੱਖ ਲਹਿ ਜਾਂਦੀ ਹੈ । ੩।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਵੱਡੇ ਉੱਚੇ ਭਾਗ ਹੁੰਦੇ ਹਨ, ਉਹ ਪਰਮਾਤਮਾ ਦੇ ਨਾਮ ਦਾ ਜਾਪ ਜਪਦੇ ਹਨ । ਹੇ ਦਾਸ ਨਾਨਕ ! (ਆਖ—) ਹੇ ਹਰੀ ! ਹੇ ਪ੍ਰਭੂ ! ਹੇ ਸੁਆਮੀ ! ਮੈਨੂੰ ਉਹਨਾਂ ਦੀ ਸੰਗਤਿ ਵਿਚ ਮੇਲੀ ਰੱਖ, ਮੈਨੂੰ ਉਹਨਾਂ ਦੇ ਦਾਸਾਂ ਦਾ ਦਾਸ ਬਣਾ ਦੇ । ੪। ੩।

**ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹੁ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ ੬੬੨}**

**ਪਦ ਅਰਥ :**—ਅੰਧੁਲੇ ਅੰਧ—ਬਹੁਤ ਹੀ ਅੰਨ੍ਹੇ । ਬਿਖੈ ਬਿਖੁ—ਮਾਇਕ ਪਦਾਰਥਾਂ ਦਾ ਜ਼ਹਰ । ਰਾਤੇ—ਮਗਨ । ਕਿਉ ਚਾਲਹੁ—ਅਸੀ ਕਿਵੇਂ ਚੱਲ ਸਕਦੇ ਹਾਂ ? ਲਾਵੈ—ਲਾ ਲਏ । ਪਾਲੀ—ਪੱਲੇ, ਲੜ । ੧।

ਮੀਤ—ਹੇ ਮਿੱਤਰੋ ! ਭਲ—ਭਲਾ । ਨਿਰਾਲੀ—ਅਨੋਖੀ, ਅਚਰਜ । ੧। ਰਹਾਉ।

ਗੁਰੁ ਸੇਵਿਹੁ—ਗੁਰੂ ਦੀ ਸਰਨ ਪੈ ਜਾਓ । ਬੇਗਿ—ਛੇਤੀ । ਬੇਗਿ ਬੇਗਾਲੀ—ਬਹੁਤ ਛੇਤੀ । ਖਰਚੁ ਹਰਿ—ਪ੍ਰਭੂ ਦਾ ਨਾਮ (ਜੀਵਨ-ਸਫਰ ਵਾਸਤੇ) ਖਰਚ । ਬਾਧਹੁ—(ਪੱਲੇ) ਬੰਨ੍ਹ ਲਵੋ । ਕਾਲੀ—ਕੱਲ੍ਹ, ਭਲਕੇ । ੨।

ਜਪਣਾ—ਜਾਪ । ਚਲੈ ਹਰਿ ਨਾਲੀ—ਹਰੀ ਦੀ ਰਜਾ ਵਿਚ ਤੁਰਦਾ ਹੈ । ਕੇਲ—ਚੋਜ, ਤਮਾਸ਼ੇ । ਕੇਲਾਲੀ—ਚੋਜੀ । ੩।

ਲੋਚਾਨੀ—{ਅਸਲ ਲਫਜ਼ 'ਲੋਚਾਨੀ' ਹੈ, ਇਥੇ 'ਲੁਚਾਨੀ' ਪੜ੍ਹਨਾ ਹੈ} । ਹਰਿ—ਹੇ ਹਰੀ ! ਬਨਵਾਲੀ—ਹੇ ਬਨਵਾਲੀ, ਹੇ ਪਰਮਾਤਮਾ ! ਪਗ—ਪੈਰ । ਰਾਲੀ—ਖਾਕ, ਧੂੜ । ੪।

**ਅਰਥ :**—ਹੇ ਗੁਰਸਿੱਖ ਮਿੱਤਰੋ ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ । (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) । ੧। ਰਹਾਉ।

ਹੇ ਭਾਈ ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ । ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ । ੧।

ਹੇ ਹਰੀ ਦੇ ਸੰਤ ਜਨੋ ! ਹੇ ਭਰਾਵੋ ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ । ਗੁਰੂ ਦੀ ਸਰਨ ਪੈ ਕੇ (ਜੀਵਨ-ਸਫਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ । ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ । ਟਾਲ ਮਟੋਲੇ ਨਾਹ ਕਰਨੇ) । ੨।



ਹੇ ਹਰੀ ਦੇ ਸੰਤ ਜਨੋ ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ । (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜਾ ਵਿਚ ਤੁਰਨ ਲੱਗ ਪੈਂਦਾ ਹੈ । ਹੇ ਭਾਈ ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ । ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ।੩।

ਹੇ ਦਾਸ ਨਾਨਕ ! (ਆਖ—) ਹੇ ਬਨਵਾਰੀ ਪ੍ਰਭੂ ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ । ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਪੂੜ ਮਿਲੀ ਰਹੇ ।੪।੪।

ਧਨਾਸਰੀ ਮਹਲਾ ੪ ॥ ਹਰਿ ਹਰਿ ਬੁੰਦ ਭਏ ਹਰਿ ਸੁਆਮੀ ਹਮ ਚਾੜ੍ਹਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਉਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਪੰਨਾ ੬੬੮}

ਪਦ ਅਰਥ :—ਬੁੰਦ—ਵਰਖਾ ਦੀ ਬੁੰਦ । ਚਾੜ੍ਹਕ—ਪਪੀਹਾ । ਬਿਲਲ ਬਿਲਲਾਤੀ—ਤਰਲੇ ਲੈਂਦਾ । ਪ੍ਰਭ—ਹੇ ਪ੍ਰਭੂ ! ਮੁਖਿ—ਮੂੰਹ ਵਿਚ । ਨਿਮਖਾਤੀ—ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ ।੧।

ਰਹਿ ਨ ਸਕਉ—ਰਹਿ ਨ ਸਕਉ, ਮੈਂ ਰਹਿ ਨਹੀਂ ਸਕਦਾ । ਰਾਤੀ—ਰੱਤੀ ਭਰ ਸਮੇ ਲਈ ਭੀ । ਅਮਲੀ—ਨਸ਼ਈ, ਨਸ਼ੇ ਦਾ ਆਦੀ ਮਨੁੱਖ । ਮਰਿ ਜਾਈ ਹੈ—ਮਰਨ ਲੱਗਦਾ ਹੈ, ਤੜਫ ਉੱਠਦਾ ਹੈ । ਰਹਾਉ ।

ਸਰਵਰ—ਤਾਲਾਬ, ਸਮੁੰਦਰ । ਅਤਿ ਅਗਾਹ—ਬਹੁਤ ਡੂੰਘਾ । ਮਾਤੀ—ਮਾੜਾ ਭਰ, ਰਤਾ ਭਰ ਭੀ । ਅਪਰੰਪਰੁ—ਪਰੇ ਤੋਂ ਪਰੇ । ਗਾਤੀ—ਗਤਿ । ਮਿਤਿ—ਮਾਪ ।੨।

ਰੰਗਿ ਚਲੂਲੇ—ਗੂੜ੍ਹੇ ਰੰਗ ਵਿਚ । ਰਾਤੀ—ਰੰਗੇ ਜਾਂਦੇ ਹਨ । ਪਾਤੀ—ਪਤਿ, ਇੱਜਤ ।੩।

ਠਾਕੁਰੁ—ਮਾਲਕ । ਭਾਤੀ—ਭਾਂਤਿ, ਵਿਓਂਤ, ਢੰਗ । ਭਗਾਤੀ—ਭਗਤਾਂ ਦੀ ।੪।

ਅਰਥ :—ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ । ਜਿਵੇਂ (ਅਫੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ । ਰਹਾਉ ।

ਹੇ ਹਰੀ ! ਹੇ ਸੁਆਮੀ ! ਮੈਂ ਪਪੀਹਾ ਤੇਰੇ ਨਾਮ-ਬੁੰਦ ਵਾਸਤੇ ਤੜਫ ਰਿਹਾ ਹਾਂ । (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਰਾਂਤੀ-) ਬੁੰਦ ਬਣ ਜਾਏ । ਹੇ ਹਰੀ ! ਹੇ ਪ੍ਰਭੂ ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਰਾਂਤੀ) ਬੁੰਦ ਪਾ ਦੇ ।੧।

ਹੇ ਪ੍ਰਭੂ ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ । ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ । ਹੇ ਸੁਆਮੀ ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ—ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ।੨।

ਹੇ ਭਾਈ ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ । ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜਤ ਪ੍ਰਾਪਤ ਹੋਈ ।੩।

ਪਰ, ਹੇ ਭਾਈ ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੇ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ । ਹੇ ਪ੍ਰਭੂ ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ । ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ।੪।੫।

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੂਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ {ਪੰਨਾ ੬੬੮}

**ਪਦ ਅਰਥ :**—ਕਲਿ—ਝਗੜੇ—ਕਲੇਸ਼ । ਜੁਗ—ਸਮਾ । ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ । ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ—ਕਲੇਸ਼ ਵਧੇ ਰਹਿੰਦੇ ਹਨ} । ਕਲਿਜੁਗ ਕਾ ਧਰਮ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ । ਭਾਈ—ਹੇ ਭਾਈ ! ਕਿਵ ਛੂਟਹ—ਅਸੀ ਕਿਵੇਂ ਬਚੀਏ ? ਛੂਟਕਾਕੀ—ਬਚਣ ਦੇ ਚਾਹਵਾਨ । ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ । ਤਰਾਕੀ—ਤਾਰੂ ।੧।

ਲਾਜ—ਇੱਜ਼ਤ । ਹਮ ਮਾਗੀ—ਅਸਾਂ ਮੰਗੀ ਹੈ । ਇਕਾਕੀ—ਇਕੋ ਹੀ । ਰਹਾਉ ।

ਸੇ—ਉਹ {ਬਹੁ—ਬਚਨ} । ਬਚਨਾਕੀ—ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ । ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ} । ਛੂਟੀ—ਮੁੱਕ ਗਈ । ਬਾਕੀ—ਹਿਸਾਬ ।੨।

ਮਨਿ—ਮਨ ਵਿਚ । ਲਗਿ—ਲੱਗ ਕੇ । ਦਿਨੀਅਰੁ—{ਦਿਨਕਰ} ਸੂਰਜ । ਸੂਰੁ—ਸੂਰਜ । ਅਗਨਿ—ਅੱਗ । ਸਿਵ—ਕੱਲਿਆਣ—ਸਰੂਪ ਪਰਮਾਤਮਾ । ਚੰਦਾਕੀ—ਚਾਨਣੀ ਵਾਲਾ ।੩।

ਅਗਮ—ਅਪਹੁੰਚ । ਅਗੋਚਰ—{ਅ-ਗੋ-ਚਰ । ਗੋ-ਗਿਆਨ-ਇੰਦ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਅਪਾਕੀ—ਆਪ ਹੀ । ਕਉ—ਨੂੰ, ਉਤੇ । ਕਰਿ—ਬਣਾ ਲੈ ।੪।

**ਅਰਥ :**—ਹੇ ਪ੍ਰਭੂ ਜੀ ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ । ਰਹਾਉ ।

ਹੇ ਭਾਈ ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।

ਹੇ ਭਾਈ ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।

ਹੇ ਪ੍ਰਭੂ ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

### ਧਨਾਸਰੀ ਮਹਲਾ ੪ ਘਰੁ ਪ ਦੁਪਦੇ

ੴ ਸਤਿਗੁਰ ਪ੍ਰਸਾਦਿ ॥ ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੨॥ {ਪੰਨਾ ੬੬੮}

**ਪਦ ਅਰਥ :**—ਉਰ—ਹਿਰਦਾ । ਉਰ ਧਾਰਿ—ਹਿਰਦੇ ਵਿਚ ਵਸਾ ਕੇ । ਬੀਚਾਰਿ—ਵਿਚਾਰ ਕੇ । ਮੁਰਾਰਿ—{ਮੁਰ-ਅਰਿ} ਪਰਮਾਤਮਾ । ਰਮੋ ਰਮੁ—ਰਮ ਹੀ ਰਮ, ਰਾਮ ਹੀ ਰਾਮ । ਜਪੀਨੇ—ਜਪਦਾ ਹੈ । ਅਦ੍ਰਿਸਟੁ—ਨਾਹ ਦਿੱਸ ਸਕਣ ਵਾਲਾ । ਅਗੋਚਰੁ—{ਅ-ਗੋ-ਚਰੁ} ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ । ਅਪਰੰਪਰ—ਪਰੇ ਤੋਂ ਪਰੇ, ਬੇਅੰਤ । ਗੁਰਿ—ਗੁਰੂ ਨੇ ।੧।

ਹਮ—ਅਸੀ ਜੀਵ । ਕਾਸਟ—ਕਾਠ । ਲੋਸਟ—ਲੋਹਾ । ਸੰਗਿ—ਨਾਲ । ਕੰਚਨੁ—ਸੋਨਾ ।੧।ਰਹਾਉ।

ਨਵ—ਨੌ ਵਿਆਕਰਨ । ਛਿਅ ਖਟੁ—ਛੇ ਸ਼ਾਸਤਰ । ਬੋਲਹਿ—ਬੋਲਦੇ ਹਨ । ਮੁਖ ਆਗਰ—ਮੂੰਹ-ਜ਼ਬਾਨੀ । ਇਵ—ਇਸ ਤਰ੍ਹਾਂ । ਪਤੀਨੇ—ਪਤੀਜਦਾ, ਖੁਸ਼ ਹੁੰਦਾ । ਹਿਰਦੈ—ਹਿਰਦੇ ਵਿਚ । ਸਦ—ਸਦਾ । ਭੀਨੇ—ਭਿੱਜਦਾ, ਪ੍ਰਸੰਨ ਹੁੰਦਾ ।੨।

**ਅਰਥ :**—ਹੇ ਭਾਈ ! ਪਰਮਾਤਮਾ ਪਾਰਸ ਹੈ, ਅਸੀ ਜੀਵ ਲੋਹਾ ਹਾਂ । ਪਰਮਾਤਮਾ ਚੰਦਨ ਹੈ, ਅਸੀ ਜੀਵ ਕਾਠ ਹਾਂ । ਜਿਸ ਮਨੁੱਖ ਦਾ ਪਰਮਾਤਮਾ ਨਾਲ ਸਤਸੰਗ ਹੋ ਜਾਂਦਾ ਹੈ, ਪਰਮਾਤਮਾ ਉਸ ਨੂੰ (ਲੋਹੇ ਤੋਂ) ਸੋਨਾ ਬਣਾ ਦਿੰਦਾ ਹੈ, (ਕਾਠ ਤੋਂ) ਚੰਦਨ ਬਣਾ ਦੇਂਦਾ ਹੈ ।੧।ਰਹਾਉ।

ਹੇ ਭਾਈ ! ਪੂਰੇ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਉਸ ਪਰਮਾਤਮਾ ਦਾ ਨਾਮ) ਪਰਗਟ ਕਰ ਦਿੱਤਾ; ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਜੋ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੇਅੰਤ ਹੈ, ਜੋ ਸਭ ਦਾ ਮਾਲਕ ਹੈ, (ਉਹ ਮਨੁੱਖ ਉਸ) ਮੁਰਾਰੀ ਨੂੰ (ਉਸ) ਮਨ-ਮੋਹਨ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਸੋਚ-ਮੰਡਲ ਵਿਚ ਟਿਕਾ ਕੇ ਸਦਾ ਜਪਦਾ ਰਹਿੰਦਾ ਹੈ ।੧।

(ਹੇ ਭਾਈ ! ਕਈ ਪੰਡਿਤ) ਨੌ ਵਿਆਕਰਨ ਅਤੇ ਛੇ ਸ਼ਾਸਤਰ ਮੂੰਹ-ਜ਼ਬਾਨੀ ਉਚਾਰ ਲੈਂਦੇ ਹਨ, (ਪਰ) ਪਿਆਰਾ ਹਰੀ-ਪ੍ਰਭੂ ਇਸ ਤਰ੍ਹਾਂ ਖੁਸ਼ ਨਹੀਂ ਹੁੰਦਾ । ਹੇ ਦਾਸ ਨਾਨਕ ! (ਆਖ—ਹੇ ਭਾਈ ! ) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਸਦਾ ਵਸਾਈ ਰੱਖੋ, (ਸਿਰਫ) ਇਸ ਤਰ੍ਹਾਂ ਪਰਮਾਤਮਾ ਪ੍ਰਸੰਨ ਹੁੰਦਾ ਹੈ ।੨।੧।੨।

ਧਨਾਸਰੀ ਮਹਲਾ ੪ ॥ ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਉਚ ਸਭਨਾ ਤੇ ਉਪਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ

ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ  
ਸਖਾਈ ॥੨॥੨॥੮॥ {ਪੰਨਾ ੬੬੬}

**ਪਦ ਅਰਥ** :—ਗੁਨ—ਪਰਮਾਤਮਾ ਦੇ ਗੁਣ । ਕਹੁ—ਯਾਦ ਕਰਿਆ ਕਰ । ਲਹੁ—ਲੱਭ, ਮਿਲਣ ਦਾ ਜਤਨ ਕਰਦਾ  
ਰਹੁ । ਇਵ—ਇਸ ਤਰ੍ਹਾਂ । ਧਿਆਈ—ਧਿਆਈਂ; ਤੂੰ ਸਿਮਰਦਾ ਰਹੁ । ਭਾਵਹਿ—ਤੂੰ ਚੰਗਾ ਲੱਗੇਂਗਾ । ਨ  
ਆਵਹਿ—ਤੂੰ ਨਹੀਂ ਆਵੇਂਗਾ । ਸਮਾਈ—ਲੀਨਤਾ । ੧।

ਮਨ—ਹੇ ਮਨ ! ਹੋਹਿ—ਤੂੰ ਹੋਵੇਂਗਾ । ਤੇ—ਤੋਂ । ਸੇਵਿ—ਸੇਵਾ-ਭਗਤੀ ਕਰ । ਰਹਾਉ।

ਕ੍ਰਿਪਾ ਨਿਧਿ—ਕਿਰਪਾ ਦਾ ਖਜ਼ਾਨਾ ਪ੍ਰਭੂ । ਗੁਰਿ—ਗੁਰੂ ਨੇ । ਸਿਉ—ਨਾਲ । ਵਿਸਾਰਿ—ਭੁਲਾ ਦਿੱਤੀ । ਉਰਿ—  
ਹਿਰਦੇ ਵਿਚ । ਸਖਾਈ—ਮਿੱਤਰ, ਸਾਥੀ । ੨।

**ਅਰਥ** :—ਹੇ (ਮੇਰੇ) ਮਨ ! ਪਰਮਾਤਮਾ ਦਾ ਨਾਮ ਜਪਿਆ ਕਰ, ਤੂੰ ਹਰ ਥਾਂ ਸੁਖੀ ਰਹੇਂਗਾ । ਪਰਮਾਤਮਾ ਦੀ  
ਸਿਫਤਿ—ਸਾਲਾਹ ਬੜਾ ਸ਼੍ਰੇਸ਼ਟ ਕੰਮ ਹੈ, ਹੋਰ ਸਭ ਕੰਮਾਂ ਨਾਲੋਂ ਵਧੀਆ ਕੰਮ ਹੈ । ਪਰਮਾਤਮਾ ਦੀ ਸੇਵਾ-ਭਗਤੀ ਕਰਦਾ  
ਰਹੁ, (ਇਹ ਸੇਵਾ-ਭਗਤੀ ਸਭ ਦੁੱਖਾਂ ਵਿਕਾਰਾਂ ਤੋਂ) ਬਚਾ ਲੈਂਦੀ ਹੈ । ਰਹਾਉ।

ਹੇ ਭਾਈ ! ਪਰਮਾਤਮਾ ਦੇ ਗੁਣ ਯਾਦ ਕਰਿਆ ਕਰ । (ਇਸ ਤਰ੍ਹਾਂ) ਪਰਮਾਤਮਾ ਨੂੰ ਮਿਲਣ ਦਾ ਜਤਨ ਕਰਦਾ ਰਹੁ ।  
ਗੁਰੂ ਦੀ (ਦੱਸੀ) ਸੇਵਾ ਕਰਿਆ ਕਰ । ਇਸ ਤਰੀਕੇ ਨਾਲ ਸਦਾ ਹਰੀ ਦਾ ਨਾਮ ਸਿਮਰਦਾ ਰਹੁ । (ਸਿਮਰਨ ਦੀ  
ਬਰਕਤਿ ਨਾਲ) ਤੂੰ ਪਰਮਾਤਮਾ ਦੀ ਦਰਗਾਹ ਵਿਚ ਪਸੰਦ ਆ ਜਾਏਂਗਾ, ਮੁੜ ਜਨਮ (ਮਰਨ ਦੇ ਗੇੜ) ਵਿਚ ਨਹੀਂ  
ਆਵੇਂਗਾ, ਤੂੰ ਪਰਮਾਤਮਾ ਦੀ ਜੋਤਿ ਵਿਚ ਸਦਾ ਲੀਨ ਰਹੇਂਗਾ । ੧।

ਪਰ, ਹੇ ਭਾਈ ! ਕਿਰਪਾ ਦੇ ਖਜ਼ਾਨੇ ਪਰਮਾਤਮਾ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ, ਗੁਰੂ ਨੇ ਉਸ ਮਨੁੱਖ ਨੂੰ  
ਪਰਮਾਤਮਾ ਦੀ ਭਗਤੀ ਦੀ ਦਾਤਿ ਬਖਸ਼ ਦਿੱਤੀ, ਤਦੋਂ ਉਸ ਮਨੁੱਖ ਦਾ ਪ੍ਰੇਮ ਪਰਮਾਤਮਾ ਨਾਲ ਬਣ ਗਿਆ । ਹੇ  
ਨਾਨਕ ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ਲਿਆ, ਉਸ ਨੇ (ਦੁਨੀਆ ਵਾਲੀ ਹੋਰ)  
ਬਹੁਤੀ ਚਿੰਤਾ ਭੁਲਾ ਲਈ, ਪਰਮਾਤਮਾ ਉਸ ਦਾ ਸਾਥੀ-ਮਿੱਤਰ ਬਣ ਗਿਆ । ੨। ੨। ੮।

ਨੋਟ :—‘ਘਰੁ ਪ’ ਦਾ ਇਹ ਦੂਜਾ ਸ਼ਬਦ ਹੈ । ਕੁੱਲ ਜੋੜ ੮ ਹੈ ।

ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ  
ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥ ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ  
ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ॥ ਹਰਿ ਹਰਿ ਕਰੀ ਦ੍ਰਿਸਟਿ ਤਬ  
ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ  
ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥ {ਪੰਨਾ ੬੬੬}

**ਪਦ ਅਰਥ** :—ਭਉਜਲੁ—ਸੰਸਾਰ-ਸਮੁੰਦਰ । ਮਨਿ—ਮਨ ਦੀ ਰਾਹੀਂ । ਬਚਨਿ—ਬਚਨ ਨਾਲ । ਰਿਦੈ—ਹਿਰਦੇ  
ਵਿਚ । ਹੋਇ ਸੰਤੁਸਟੁ—ਸੰਤੋਖੀ ਹੋ ਕੇ । ਇਵ—ਇਸ ਤਰ੍ਹਾਂ । ਭਣੁ—ਉਚਾਰਦਾ ਰਹੁ । ਮੁਰਾਰੀ—(ਮੁਰ-ਅਰਿ)  
ਪਰਮਾਤਮਾ । ੧।

ਮਨਿ—ਮਨ ਵਿਚ । ਜਪੀਐ—ਜਪਣਾ ਚਾਹੀਦਾ ਹੈ । ਜਗਦੀਸ—ਜਗਤ ਦਾ ਈਸ਼ਵਰ । ਮਿਲਿ—ਮਿਲ ਕੇ । ਮੀਤ—ਹੇ  
ਮਿੱਤਰ ! ਕੀਰਤਿ—ਸਿਫਤਿ-ਸਾਲਾਹ । ਬਨਵਾਰੀ—{ਕਨਸਾਲਿਨ੍} ਪਰਮਾਤਮਾ (ਦੀ) । ਰਹਾਉ।

ਦ੍ਰਿਸਟਿ—ਨਜ਼ਰ, ਨਿਗਾਹ । ਮਨਿ—ਮਨ ਵਿਚ । ਗਤਿ—ਉੱਚੀ ਆਤਮਕ ਅਵਸਥਾ । ਪਤਿ—ਇੱਜ਼ਤ ।  
ਸੁਆਮੀ—ਹੇ ਸੁਆਮੀ ! । ੨।

**ਅਰਥ** :—ਹੇ ਮਿੱਤਰ ! ਗੁਰੂ ਦੀ ਸੰਗਤਿ ਵਿਚ ਮਿਲ ਕੇ ਜਗਤ ਦੇ ਮਾਲਕ ਹਰੀ ਦਾ ਨਾਮ ਮਨ ਵਿਚ ਜਪਣਾ ਚਾਹੀਦਾ ਹੈ । ਹੇ ਮਿੱਤਰ ! ਪਰਮਾਤਮਾ ਦੀ ਸਿਫਤਿ-ਸਾਲਾਹ ਕਰਿਆ ਕਰ, (ਇਸ ਤਰ੍ਹਾਂ) ਦਿਨ ਰਾਤ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ । ਰਹਾਉ ।

ਹੇ ਭਾਈ ! ਪਰਮਾਤਮਾ ਦਾ ਨਾਮ ਪੜ੍ਹਿਆ ਕਰ, ਪਰਮਾਤਮਾ ਦਾ ਨਾਮ ਲਿਖਦਾ ਰਹੁ, ਪਰਮਾਤਮਾ ਦਾ ਨਾਮ ਜਪਿਆ ਕਰ, ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਗੀਤ ਗਾਇਆ ਕਰ । ਪਰਮਾਤਮਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਹੇ ਭਾਈ ! ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਯਾਦ ਕਰਿਆ ਕਰ । ਹੇ ਭਾਈ ! ਸੰਤੋਖੀ ਹੋ ਕੇ ਇਸ ਤਰ੍ਹਾਂ ਪਰਮਾਤਮਾ ਦਾ ਨਾਮ ਉਚਾਰਿਆ ਕਰ । ੧।

ਹੇ ਭਾਈ ! ਜਦੋਂ ਪਰਮਾਤਮਾ ਨੇ ਮੇਹਰ ਦੀ ਨਜ਼ਰ ਕੀਤੀ, ਤਦੋਂ ਮਨ ਵਿਚ ਉੱਦਮ ਪੈਦਾ ਹੋਇਆ, ਤਦੋਂ ਹੀ ਅਸਾਂ ਨਾਮ ਜਪਿਆ, ਤੇ, ਸਾਡੀ ਉੱਚੀ ਆਤਮਕ ਅਵਸਥਾ ਬਣ ਗਈ ।

ਹੇ ਮੇਰੇ ਮਾਲਕ-ਪ੍ਰਭੂ ! ਆਪਣੇ ਦਾਸ ਨਾਨਕ ਦੀ ਇੱਜ਼ਤ ਰੱਖ, ਤੇਰਾ ਇਹ ਦਾਸ ਤੇਰੀ ਸਰਨ ਆ ਪਿਆ ਹੈ (ਆਪਣੇ ਦਾਸ ਨੂੰ ਨਾਮ ਜਪਣ ਦੀ ਦਾਤਿ ਬਖਸ਼) । ੨। ੩। ੯।

**ਪਨਾਸਰੀ ਮਹਲਾ ੪ ॥ ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੇ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥ ਜਪਿ ਮਨ ਰਾਮੈ ਨਾਮੁ ਹਰਿ ਜਸੁ ਉਤਮ ਕਾਮ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥ {ਪੰਨਾ ੬੬੯}**

**ਪਦ ਅਰਥ** :—ਸਿਧ—ਕਰਮਾਤੀ ਜੋਗੀ, ਜੋਗ ਮਤ ਦੇ ਆਗੂ । ਬੁਧ—ਮਹਾਤਮਾ ਗੋਤਮ ਬੁਧ ਵਰਗੇ ਗਿਆਨਵਾਨ । ਤੇਤੀਸ ਕੋਟਿ—ਤੇਤੀ ਕ੍ਰੋੜ ਦੇਵਤੇ । ਸਭਿ—ਸਾਰੇ । ਪ੍ਰਸਾਦਿ—ਕਿਰਪਾ ਨਾਲ । ਲਿਲਾਟਿ—ਮੱਥੇ ਉਤੇ । ਧੁਰਿ—ਧੁਰ ਦਰਗਾਹ ਤੋਂ । ਭਾਉ—ਪ੍ਰੇਮ । ੧।

ਮਨ—ਹੇ ਮਨ ! ਰਾਮੈ ਨਾਮ—ਪਰਮਾਤਮਾ ਦਾ ਹੀ ਨਾਮ । ਜਸੁ—ਸਿਫਤਿ-ਸਾਲਾਹ । ਸੁਆਮੀ—ਹੇ ਸੁਆਮੀ ! ਹਉ—ਮੈਂ । ਸਦ—ਸਦਾ । ਜਾਉ—ਜਾਉਂ, ਮੈਂ ਜਾਂਦਾ ਹਾਂ । ਰਹਾਉ ।

ਪਾਉ—ਪਾਉਂ, ਮੈਂ ਲੈਂਦਾ ਹਾਂ । ੨।

**ਅਰਥ** :—ਹੇ ਮਨ ! ਪਰਮਾਤਮਾ ਦਾ ਨਾਮ ਹੀ ਜਪਿਆ ਕਰ । ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਸਭ ਤੋਂ ਸ਼੍ਰੇਸ਼ਟ ਕੰਮ ਹੈ । ਹੇ ਮਾਲਕ-ਪ੍ਰਭੂ ! ਜੇਹੜੇ ਮਨੁੱਖ ਤੇਰੀ ਸਿਫਤਿ-ਸਾਲਾਹ ਗਾਂਦੇ ਹਨ ਸੁਣਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ । ਰਹਾਉ ।

ਹੇ ਪ੍ਰਭੂ ! ਜੋਗ-ਮਤ ਦੇ ਚੌਰਾਸੀ ਆਗੂ, ਮਹਾਤਮਾ ਬੁਧ ਵਰਗੇ ਗਿਆਨਵਾਨ, ਤੇਤੀ ਕ੍ਰੋੜ ਦੇਵਤੇ, ਅਨੇਕਾਂ ਰਿਸ਼ੀ ਮੁਨੀ—ਇਹ ਸਾਰੇ ਤੇਰਾ ਨਾਮ (ਪ੍ਰਾਪਤ ਕਰਨਾ) ਚਾਹੁੰਦੇ ਹਨ, ਪਰ ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਹ ਦਾਤਿ) ਹਾਸਲ ਕਰਦਾ ਹੈ । (ਨਾਮ ਦੀ ਦਾਤਿ ਉਹਨਾਂ ਨੂੰ ਮਿਲਦੀ ਹੈ) ਜਿਨ੍ਹਾਂ ਵਾਸਤੇ ਮੱਥੇ ਉਤੇ ਧੁਰ ਦਰਗਾਹ ਤੋਂ ਹਰਿ-ਨਾਮ ਦਾ ਪ੍ਰੇਮ ਲਿਖਿਆ ਹੋਇਆ ਹੈ । ੧।

ਹੇ ਸਰਨ ਆਇਆਂ ਦੀ ਪਾਲਣਾ ਕਰਨ ਵਾਲੇ ਮਾਲਕ-ਪ੍ਰਭੂ ! ਮੈਂ (ਤੇਰੇ ਦਰ ਤੋਂ) ਉਹੀ ਕੁਝ ਲੈ ਸਕਦਾ ਹਾਂ ਜੋ ਤੂੰ ਆਪ ਦੇਂਦਾ ਹੈਂ । ਹੇ ਦੀਨਾਂ ਉਤੇ ਦਇਆ ਕਰਨ ਵਾਲੇ ! ਕਿਰਪਾ ਕਰ ਕੇ ਨਾਨਕ ਨੂੰ ਆਪਣੇ ਨਾਮ ਦੀ ਦਾਤਿ ਦੇਹ, (ਨਾਨਕ ਨੂੰ) ਤੇਰਾ ਨਾਮ ਸਿਮਰਨ ਦਾ ਚਾਉ ਹੈ । ੨। ੪। ੧੦।

ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਉਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਉਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥ {ਪੰਨਾ ੬੬੯}

**ਪਦ ਅਰਥ** :—ਸਭਿ—ਸਾਰੇ । ਉਤਮ—ਸ਼੍ਰੇਸ਼ਟ । ਬਾਨੀ—ਗੁਰਬਾਣੀ । ਥਾਇ ਪਾਵੈ—ਥਾਂ ਵਿਚ ਪਾਂਦਾ ਹੈ, ਕਬੂਲ ਕਰਦਾ ਹੈ । ਸਤਿ ਸਤਿ—ਬਿਲਕੁਲ ਠੀਕ । ਕਰਿ—ਕਰ ਕੇ, ਸਮਝ ਕੇ । ਮਾਨੀ—ਮੰਨੀ ਹੈ, ਅਮਲ ਕੀਤਾ ਹੈ । ੧।

ਭਾਈ—ਹੇ ਭਾਈ ! ਕੀਰਤਿ—ਸਿਫਤਿ-ਸਾਲਾਹ । ਤੀਰਥਿ—ਤੀਰਥ ਦੀ ਰਾਹੀਂ । ਭਵਜਲ ਤੀਰਥਿ—ਸੰਸਾਰ-ਸਮੁੰਦਰ ਦੇ ਤੀਰਥ ਦੀ ਰਾਹੀਂ, ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਤੀਰਥ (-ਗੁਰੂ) ਦੀ ਰਾਹੀਂ । ਦਰਿ—ਦਰ ਤੇ । ਬਾਤ—ਗੱਲ, ਸੋਭਾ । ਸੰਤਹੁ—ਹੇ ਸੰਤ ਜਨੋ ! ਜਿਨ ਜਨਹੁ—ਜਿਨ੍ਹਾਂ ਮਨੁੱਖਾਂ ਨੇ । ਜਾਨੀ—ਭੁੰਘੀ ਸਾਂਝ ਪਾਈ । ਰਹਾਉ ।

ਆਪੇ—(ਪ੍ਰਭੂ) ਆਪ ਹੀ । ਚੋਜ ਵਿਡਾਨੀ—ਅਚਰਜ ਕੌਤਕ ਕਰਨ ਵਾਲਾ । ਸੋਈ—ਉਹੀ ਮਨੁੱਖ । ਮਿਲਸੀ—ਮਿਲੇਗਾ । ਤਿਆਗਿ—ਛੱਡ ਦੇਹ । ਓਹਾ—ਉਹ ਸਿਫਤਿ-ਸਾਲਾਹ ਹੀ । ਭਾਨੀ—ਚੰਗੀ ਲੱਗਦੀ ਹੈ । ੨।

**ਅਰਥ** :—ਹੇ ਭਾਈ ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ (ਗੁਰੂ-) ਤੀਰਥ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਕਰਿਆ ਕਰੋ । ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫਤਿ-ਸਾਲਾਹ ਨਾਲ ਭੁੰਘੀ ਸਾਂਝ ਪਾਈ ਹੈ । ਰਹਾਉ ।

ਹੇ ਭਾਈ ! ਸੇਵਕ (ਅਖਵਾਣ ਵਾਲੇ) ਸਿੱਖ (ਅਖਵਾਣ ਵਾਲੇ) ਸਾਰੇ (ਗੁਰੂ-ਦਰ ਤੇ ਪ੍ਰਭੂ ਦੀ) ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫਤਿ-ਸਾਲਾਹ ਨਾਲ ਭਰਪੂਰ ਸ਼੍ਰੇਸ਼ਟ ਗੁਰਬਾਣੀ ਗਾਂਦੇ ਹਨ । ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ । ੧।

ਹੇ ਭਾਈ ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ । ਹੇ ਦਾਸ ਨਾਨਕ ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਲਾਂਦਾ ਹੈ । ਹੇ ਭਾਈ ! ਹੋਰ ਸਾਰਾ (ਆਸਰਾ-ਪਰਨਾ) ਛੱਡ (ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫਤਿ-ਸਾਲਾਹ ਕਰਿਆ ਕਰ) ਪ੍ਰਭੂ ਨੂੰ ਉਹ ਸਿਫਤਿ-ਸਾਲਾਹ ਹੀ ਪਿਆਰੀ ਲੱਗਦੀ ਹੈ । ੨।੫।੧੧।

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖ ਦਾਤਾ ਹਰਿ, ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿਨਾਮੁ ਸਦਾ ਸਤਿਨਾਮੁ ॥ ਹਲਤਿ ਪਲਤਿ ਮੁਖ ਉਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ ੬੬੯}

**ਪਦ ਅਰਥ** :—ਪੂਰਕੁ—ਪੂਰੀਆਂ ਕਰਨ ਵਾਲਾ । ਦਾਤਾ—ਦੇਣ ਵਾਲਾ । ਸਰਬ—ਸਾਰੇ । ਜਾ ਕੈ ਵਸਿ—ਜਿਸ ਦੇ ਇਖਤਿਆਰ ਵਿਚ । ਧੇਨ—ਗਾਂ । ਕਾਮ—ਵਾਸਨਾ । ਕਾਮਧੇਨ—ਸੂਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ । ਜੀਅੜੇ—ਹੇ ਸੋਹਣੀ ਜਿੰਦੇ ! ਤਾ—ਤਦੋਂ । ਪਾਵਹਿ—ਪਾ ਲਏਂਗਾ । ੧।



ਮਨ—ਹੇ ਮਨ ! ਸਤਿ ਨਾਮੁ—ਸਦਾ-ਬਿਰ ਰਹਿਣ ਵਾਲਾ ਹਰਿ-ਨਾਮ । ਹਲਤਿ—{ਅੜ} ਇਸ ਲੋਕ ਵਿਚ । ਪਲਤਿ—  
{ਘੜ} ਪਰਲੋਕ ਵਿਚ । ਮੁਖ ਉਜਲ—ਉੱਜਲ ਮੂੰਹ ਵਾਲੇ, ਸੁਰਖ-ਰੂ । ਪੁਰਖੁ—ਸਰਬ-ਵਿਆਪਕ । ਨਿਰੰਜਨਾ—  
ਮਾਇਆ ਤੋਂ ਨਿਰਲੇਪ ਪ੍ਰਭੂ । ਰਹਾਉ ।

ਜਹ—ਜਿਥੇ, ਜਿਸ ਹਿਰਦੇ ਵਿਚ । ਤਹ—ਉਸ ਹਿਰਦੇ ਵਿਚੋਂ । ਉਪਾਧਿ—ਝਗੜਾ-ਬਖੇੜਾ । ਗਤੁ ਕੀਨੀ—ਚਾਲੇ ਪਾ  
ਜਾਂਦਾ ਹੈ । ਕਉ—ਨੂੰ । ਗੁਰਿ—ਗੁਰੂ ਨੇ । ਭਵਜਲੁ—ਸੰਸਾਰ-ਸਮੁੰਦਰ । ੨ ।

**ਅਰਥ :**—ਹੇ ਮਨ ! ਸਦਾ-ਬਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ । ਹੇ ਭਾਈ ! ਸਰਬ-ਵਿਆਪਕ ਨਿਰਲੇਪ ਹਰੀ  
ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ । ਰਹਾਉ ।

ਹੇ ਮੇਰੀ ਜਿੰਦੇ ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ  
ਵੱਸ ਵਿਚ (ਸੂਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਯੋਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ  
ਸਿਮਰਨ ਕਰਨਾ ਚਾਹੀਦਾ ਹੈ । ਹੇ ਮੇਰੇ ਮਨ ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ  
ਕਰ ਲਏਂਗਾ । ੧ ।

ਹੇ ਭਾਈ ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ  
ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ । ਹੇ ਭਾਈ ! ਦਾਸ ਨਾਨਕ ਨੂੰ  
(ਤਾਂ) ਗੁਰੂ ਨੇ ਇਹ ਸਮਝ ਬਖਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ  
ਹੈ । ੨ । ੬ । ੧੨ ।

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ  
ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ  
ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ  
ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ  
ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ  
ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ  
॥੪॥੧॥੧੩॥ {ਪੰਨਾ ੬੭੦}

**ਪਦ ਅਰਥ :**—ਦਰਸਨ ਸੁਖ—ਦਰਸਨ ਦਾ ਆਤਮਕ ਆਨੰਦ । ਹੋਇ—ਮਿਲ ਜਾਏ । ਬੇਦਨਿ—(ਦਿਲ ਦੀ) ਪੀੜ ।  
ਅਵਰੁ ਕੋਇ—ਹੋਰ ਕੋਈ । ਰਹਾਉ ।

ਸਚੁ—ਸਦਾ-ਬਿਰ ਰਹਿਣ ਵਾਲਾ । ਕਉ—ਨੂੰ । ਕਿਸ ਕਉ—{ਲਫਜ਼ 'ਕਿਸੁ' ਦਾ ਸੰਬੰਧਕ 'ਕਉ' ਦੇ ਕਾਰਨ ਉੱਡ  
ਗਿਆ ਹੈ} । ੧ ।

ਵਰਤਦਾ—ਮੌਜੂਦ । ਸਭਿ—ਸਾਰੇ । ਥਾਵਹੁ—ਪਾਸੋਂ । ਤੂ ਇਕ—ਇਕ ਤੂ ਹੀ । ੨ ।

ਸਭੁ ਕੋ—ਹਰੇਕ ਜੀਵ । ਤੇ—ਤੋਂ । ਜੀਅ—{ਲਫਜ਼ 'ਜੀਵ' ਤੋਂ ਬਹੁ-ਵਚਨ} । ਮਾਹਿ—ਵਿਚ । ੩ ।

ਸਾਹ—ਹੇ ਸਾਹ ! ਪਾਤਿਸਾਹ—ਹੇ ਪਾਤਿਸਾਹ ! ਸਚੁ—ਸਦਾ-ਬਿਰ । ੪ ।

**ਅਰਥ :**—ਹੇ ਮੇਰੇ ਪਾਤਿਸਾਹ ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸਾਹ !  
ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ ? । ਰਹਾਉ ।

ਹੇ ਮੇਰੇ ਪਾਤਿਸ਼ਾਹ ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਉਣਤਾ ਨਹੀਂ) । ਹੇ ਪਾਤਿਸ਼ਾਹ ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧।

ਹੇ ਮੇਰੇ ਪਾਤਿਸ਼ਾਹ ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨।

ਹੇ ਮੇਰੇ ਪਾਤਿਸ਼ਾਹ ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩।

ਹੇ ਮੇਰੇ ਪਿਆਰੇ ਪਾਤਿਸ਼ਾਹ ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ ! ਹੇ ਮੇਰੇ ਪਿਆਰੇ ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੧੨।੧੩।

ਨੋਟ :—੧ ਸ਼ਬਦ 'ਘਰੁ ਪ' ਦੇ ਹਨ । ਧਨਾਸਰੀ ਵਿਚ ਗੁਰੂ ਰਾਮਦਾਸ ਜੀ ਦੇ ਕੁੱਲ ੧੩ ਸ਼ਬਦ ਹਨ । ਘਰੁ ੧—੬ । ਘਰੁ ੫—੭ । ਜੋੜ ੧੩ ।

### ਧਨਾਸਰੀ ਮਹਲਾ ੫ ਘਰੁ ੧ ਚਉਪਦੇ

੧੬ ਸਤਿਗੁਰ ਪ੍ਰਸਾਦਿ ॥ ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ {ਪੰਨਾ ੬੭੦}

ਪਦ ਅਰਥ :—ਭਵ ਖੰਡਨ—ਹੇ ਜਨਮ ਮਰਨ (ਦੇ ਗੋੜ ਦਾ) ਨਾਸ ਕਰਨ ਵਾਲੇ ! ਦੁਖ ਭੰਜਨ—ਹੇ ਦੁੱਖਾਂ ਦਾ ਨਾਸ ਕਰਨ ਵਾਲੇ ! ਭਗਤਿ ਵਛਲ—ਹੇ ਭਗਤੀ ਨਾਲ ਪਿਆਰ ਕਰਨ ਵਾਲੇ ! ਨਿਰੰਕਾਰੇ—ਹੇ ਆਕਾਰ-ਰਹਿਤ ਪ੍ਰਭੂ ! ਕੋਟਿ—ਕੋੜਾਂ । ਭੀਤਰਿ—ਵਿਚ । ਜਾਂ—ਜਦੋਂ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸਮਾਰੇ—ਸੰਭਾਲਦਾ ਹੈ ।੧।

ਦੀਨ ਦਇਆਲਿ—ਦੀਨਾਂ ਉਤੇ ਦਇਆ ਕਰਨ ਵਾਲੇ ਨੇ । ਪ੍ਰਭਿ—ਪ੍ਰਭੂ ਨੇ । ਪੰਚ ਦੂਤਾਰੇ—(ਕਾਮਾਦਿਕ) ਪੰਜ ਵੈਰੀ ।੧।ਰਹਾਉ।

ਸੋਹਿ—ਸੋਹਣੇ ਲੱਗਦੇ ਹਨ । ਦਾਤੇ—ਹੇ ਦਾਤਾਰ ! ਲੇਹੁ ਉਬਾਰੇ—ਬਚਾ ਲਵੋ ।੨।

ਵਰਨੁ—ਰੰਗ । ਰੂਪੁ—ਸ਼ਕਲ । ਕੁਦਰਤਿ—ਤਾਕਤ । ਜਲਿ—ਜਲ ਵਿਚ । ਥਲਿ—ਧਰਤੀ ਵਿਚ । ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉਤੇ, ਆਕਾਸ਼ ਵਿਚ । ਸ੍ਰਬ ਠਾਈ—ਸਭਨੀਂ ਥਾਈਂ । ਗਿਰਧਾਰੇ—ਹੇ ਗਿਰਧਾਰੀ ! {ਗਿਰਿ—ਪਹਾੜ} ਹੇ ਪ੍ਰਭੂ ! ।੩।

ਕੀਰਤਿ—ਉਸਤਤਿ, ਸਿਫਤਿ—ਸਾਲਾਹ । ਕਰਹਿ—ਕਰਦੇ ਹਨ । ਮੁਰਾਰੇ—ਹੇ ਮੁਰਾਰੀ ! ਪੁਰਖੁ—ਸਰਬ-ਵਿਆਪਕ ।੪।

ਅਰਥ :—ਹੇ ਭਾਈ ! ਮੇਰਾ ਮਨ ਪਿਆਰੇ ਪਰਮਾਤਮਾ (ਦੇ ਨਾਮ) ਨਾਲ ਗਿੱਝ ਗਿਆ ਹੈ । ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਨੇ (ਆਪ ਹੀ) ਕਿਰਪਾ ਕੀਤੀ ਹੈ, ਤੇ, ਪੰਜੇ (ਕਾਮਾਦਿਕ) ਵੈਰੀ (ਮੇਰੇ) ਵੱਸ ਵਿਚ ਕਰ ਦਿੱਤੇ ਹਨ ।੧।ਰਹਾਉ।

ਹੇ ਜਨਮ ਮਰਨ ਦਾ ਗੇੜ ਨਾਸ ਕਰਨ ਵਾਲੇ ! ਹੇ ਦੁੱਖਾਂ ਦੇ ਦੂਰ ਕਰਨ ਵਾਲੇ ! ਹੇ ਮਾਲਕ ! ਹੇ ਭਗਤੀ ਨਾਲ ਪਿਆਰ ਕਰਨ ਵਾਲੇ ! ਹੇ ਆਕਾਰ-ਰਹਿਤ ! ਜਦੋਂ ਕੋਈ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਹਿਰਦੇ ਵਿਚ ਵਸਾਂਦਾ ਹੈ, ਉਸ ਦੇ ਕ੍ਰੋੜਾਂ ਪਾਪ ਇਕ ਖਿਨ ਵਿਚ ਮਿਟ ਜਾਂਦੇ ਹਨ ।੧।

ਹੇ ਪ੍ਰਭੂ ! ਤੇਰਾ ਥਾਂ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ । ਤੇਰੇ ਭਗਤ ਤੇਰੇ ਦਰਬਾਰ ਵਿਚ ਸੋਹਣੇ ਲੱਗਦੇ ਹਨ । ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਮਾਲਕ-ਪ੍ਰਭੂ ! ਮੇਹਰ ਕਰ; (ਮੈਨੂੰ ਕਾਮਾਦਿਕ ਵੈਰੀਆਂ ਤੋਂ) ਬਚਾਈ ਰੱਖ ।੨।

ਹੇ ਪ੍ਰਭੂ ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰੀ ਕੋਈ ਸ਼ਕਲ ਨਹੀਂ ਦਿੱਸਦੀ । ਕੋਈ ਮਨੁੱਖ ਨਹੀਂ ਸੋਚ ਸਕਦਾ ਕਿ ਤੇਰੀ ਕਿਤਨੀ ਕੁ ਤਾਕਤ ਹੈ । ਹੇ ਅਪਹੁੰਚ ਪਰਮਾਤਮਾ ! ਤੂੰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਸਭ ਥਾਈਂ ਮੌਜੂਦ ਹੈਂ ।੩।

ਹੇ ਮੁਰਾਰੀ ! ਤੂੰ ਨਾਸ-ਰਹਿਤ ਹੈਂ; ਤੂੰ ਸਰਬ-ਵਿਆਪਕ ਹੈਂ, ਤੇਰੇ ਸਾਰੇ ਸੇਵਕ ਤੇਰੀ ਸਿਫਤਿ-ਸਾਲਾਹ ਕਰਦੇ ਹਨ । ਹੇ ਦਾਸ ਨਾਨਕ ! (ਆਖ—) ਹੇ ਸੁਆਮੀ ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਂ ਤੇਰੀ ਸਰਨ ਆਇਆ ਹਾਂ । ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ ।੪।੧।

ਧਨਾਸਰੀ ਮਹਲਾ ੫ ॥ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥ {ਪੰਨਾ ੬੭੦}

**ਪਦ ਅਰਥ :**—ਤਜੇ ਹੈ—ਤਿਆਗ ਦੇਂਦੀ ਹੈ । ਮੀਨਾ—ਮੱਛੀ । ਜਿਨਿ—ਜਿਸ ਨੇ, ਕਿਉਂਕਿ ਉਸ (ਮੱਛੀ) ਨੇ । ਸਿਉ—ਨਾਲ । ਹੇਤੁ—ਪਿਆਰ । ਕਮਲ ਹੇਤਿ—ਕੌਲ-ਫੁੱਲ ਦੇ ਪਿਆਰ ਵਿਚ । ਉਨਿ—ਉਸ (ਭੌਰੇ) ਨੇ । ਮਾਰਗੁ—ਰਸਤਾ । ਨਿਕਸਿ—(ਫੁੱਲ ਵਿਚੋਂ) ਨਿਕਲ ਕੇ ।੧।

ਮਨ—ਹੇ ਮਨ ! ਅਬ—ਹੁਣ, ਇਸ ਮਨੁੱਖਾ ਜਨਮ ਵਿਚ । ਮੋਹੁ—ਪ੍ਰੇਮ । ਸਦ ਹੀ—ਸਦਾ ਹੀ । ਸਬਦੀ—ਸ਼ਬਦ ਦੀ ਰਾਹੀਂ । ਚੀਨਾ—ਪਛਾਣ ਲਿਆ ।੧।ਰਹਾਉ।

ਕਾਮਿ ਹੇਤਿ—ਕਾਮ-ਵਾਸ਼ਨਾ ਦੀ ਖਾਤਰ । ਕੁੰਚਰੁ—ਹਾਥੀ । ਫਾਂਕਿਓ—ਫੜਿਆ ਗਿਆ । ਓਹੁ—ਉਹ ਹਾਥੀ । ਵਸਿ—ਵੱਸ ਵਿਚ । ਨਾਦ ਹੇਤਿ—(ਘੰਡੇਹੋੜੇ ਦੀ) ਆਵਾਜ਼ ਦੇ ਮੋਹ ਵਿਚ । ਕੁਰੰਕਾ—ਹਰਨ । ਬਿਦਾਰਾ—ਮਾਰਿਆ ਗਿਆ ।੨।

ਦੇਖਿ—ਦੇਖ ਕੇ । ਕੁਟੰਬੁ—ਪਰਵਾਰ । ਲੋਭਿ—ਲੋਭ ਵਿਚ । ਲਪਟਾਨਾ—ਚੰਬੜਿਆ ਰਿਹਾ । ਅਤਿ ਰਚਿਓ—(ਮਾਇਆ ਵਿਚ) ਬਹੁਤ ਮਗਨ ਹੋ ਗਿਆ । ਉਨਿ—ਉਸ (ਮਨੁੱਖ) ਨੇ । ਸਰਾਪਰ—ਜ਼ਰੂਰ ।੩।

ਸੰਗਿ—ਨਾਲ । ਨੇਹਾ—ਪਿਆਰ । ਦੁਹੇਲਾ—ਦੁੱਖੀ । ਗੁਰਿ—ਗੁਰੂ ਨੇ । ਸਦ—ਸਦਾ । ਕੇਲਾ—ਆਨੰਦ ।੪।

**ਅਰਥ :**—ਹੇ ਮਨ ! ਜਿਸ ਮਨੁੱਖ ਨੇ ਹੁਣ (ਇਸ ਜਨਮ ਵਿਚ) ਇੱਕ ਪਰਮਾਤਮਾ ਨਾਲ ਪਿਆਰ ਪਾ ਲਿਆ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਸਦਾ ਹੀ ਪਰਮਾਤਮਾ ਦੇ ਚਰਨਾਂ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਨਾਲ ਸਾਂਝ ਬਣਾਈ ਰੱਖਦਾ ਹੈ ।੧।ਰਹਾਉ।

ਹੇ ਭਾਈ ! ਮੱਛੀ ਪਾਣੀ ਤੋਂ ਵਿਛੁੜ ਕੇ ਜਿੰਦ ਦੇ ਦੇਂਦੀ ਹੈ ਕਿਉਂਕਿ ਉਸ (ਮੱਛੀ) ਨੇ ਪਾਣੀ ਨਾਲ ਪਿਆਰ ਵਧਾਇਆ ਹੋਇਆ ਹੈ । ਕੌਲ-ਫੁੱਲ ਦੇ ਪਿਆਰ ਵਿਚ ਭੌਰੇ ਨੇ ਮੌਤ ਸਹੇੜ ਲਈ, (ਕਿਉਂਕਿ) ਉਸ ਨੇ (ਕੌਲ-ਫੁੱਲ ਵਿਚੋਂ) ਨਿਕਲ ਕੇ (ਬਾਹਰ ਦਾ) ਰਸਤਾ ਨਾਹ ਲੱਭਾ । ੧।

ਹੇ ਭਾਈ ! ਕਾਮ-ਵਾਸਨਾ ਦੀ ਖਾਤਰ ਹਾਥੀ ਫਸ ਗਿਆ, ਉਹ ਵਿਚਾਰਾ ਪਰ-ਅਧੀਨ ਹੋ ਗਿਆ । (ਘੰਡੇਹੇੜੇ ਦੀ) ਆਵਾਜ਼ ਦੇ ਪਿਆਰ ਵਿਚ ਹਰਨ ਆਪਣਾ ਸਿਰ ਦੇ ਬੈਠਦਾ ਹੈ, ਉਸੇ ਦੇ ਪਿਆਰ ਵਿਚ ਮਾਰਿਆ ਜਾਂਦਾ ਹੈ । ੨।

(ਹੇ ਭਾਈ ! ਇਸੇ ਤਰ੍ਹਾਂ) ਮਨੁੱਖ (ਆਪਣਾ) ਪਰਵਾਰ ਵੇਖ ਕੇ (ਮਾਇਆ ਦੇ) ਲੋਭ ਵਿਚ ਫਸ ਜਾਂਦਾ ਹੈ, ਮਾਇਆ ਨਾਲ ਚੰਬੜਿਆ ਰਹਿੰਦਾ ਹੈ, (ਮਾਇਆ ਦੇ ਮੋਹ ਵਿਚ) ਬਹੁਤ ਮਗਨ ਰਹਿੰਦਾ ਹੈ, (ਮਾਇਆ ਨੂੰ) ਆਪਣੀ ਬਣਾ ਲੈਂਦਾ ਹੈ (ਇਹ ਨਹੀਂ ਸਮਝਦਾ ਕਿ ਆਖਰ) ਉਸ ਨੇ ਜ਼ਰੂਰ (ਸਭ ਕੁਝ) ਛੱਡ ਕੇ ਇਥੋਂ ਚਲੇ ਜਾਣਾ ਹੈ । ੩।

ਹੇ ਭਾਈ ! ਜੇਹੜਾ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਨਾਲ ਪਿਆਰ ਪਾਂਦਾ ਹੈ, ਯਕੀਨ ਜਾਣੇ, ਉਹ ਸਦਾ ਦੁਖੀ ਰਹਿੰਦਾ ਹੈ । ਹੇ ਨਾਨਕ ! ਆਖ-ਗੁਰੂ ਨੇ (ਮੈਨੂੰ) ਇਹ ਹੀ ਸਮਝ ਦਿੱਤੀ ਹੈ ਕਿ ਪਰਮਾਤਮਾ ਨਾਲ ਪਿਆਰ ਕੀਤਿਆਂ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ । ੪। ੨।

ਧਨਾਸਰੀ ਮਃ ੫ ॥ ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੇ ਧੰਧਾ ਗੁਰ ਕੀ ਚਰਣੀ ਲਾਏ ॥੧॥ ਸਾਧ ਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥ {ਪੰਨਾ ੬੭੧}

**ਪਦ ਅਰਥ :**—ਕਰਿ—ਕਰ ਕੇ । ਮੋਹਿ—ਮੈਨੂੰ । ਤੇ—ਤੋਂ । ਛੁਟਕਾਏ—ਛੁਡਾ ਲਿਆ । ਤੇ—ਤੋਂ । ਸਗਲੇ ਧੰਧਾ—ਹਰੇਕ ਕਿਸਮ ਦਾ ਝਗੜਾ-ਝੰਬੇਲਾ । ਲਾਏ—ਲਾ ਕੇ । ੧।

ਸੰਗਿ—ਸੰਗ ਵਿਚ । ਚਿੰਤ—ਆਸ । ਬਿਰਾਨੀ—ਬਿਗਾਨੀ, ਓਪਰੀ । ਅਹੰਬੁਧਿ—ਹਉਮੈ ਵਾਲੀ ਅਕਲ । ਬਾਸਨ—ਵਾਸਨਾ । ਦੇ ਕਰਿ—ਦੇ ਕੇ, ਪੁੱਟ ਕੇ । ਗਡਹਾ—ਟੋਆ । ਗਾਡੀ—ਨੱਪ ਦਿੱਤੀ । ੧। ਰਹਾਉ ।

ਕਿਸ ਕੇ—ਕਿਸੇ ਦੇ । ਬੈਰਾਈ—ਵੈਰੀ । ਪਸਾਰੁ—ਖਿਲਾਰਾ । ਭੀਤਰਿ—(ਹਰੇਕ ਦੇ) ਅੰਦਰ । ਤੇ—ਤੋਂ । ੨।

ਸਭੁ ਕੋ—ਹਰੇਕ ਪ੍ਰਾਣੀ । ਹਮ—ਅਸਾਂ, ਮੈਂ । ਪਰਾਇਓ—ਚਲਾ ਗਿਆ । ਬਿਰਹਾ—(ਪ੍ਰਭੂ ਤੋਂ) ਵਿਛੋੜਾ । ਤਾ—ਤਦੋਂ । ਮੇਲੁ—ਮਿਲਾਪ । ਮੇਰੈ ਰਾਜਨ—ਮੇਰੇ ਪ੍ਰਭੂ-ਪਾਤਿਸ਼ਾਹ ਨੇ । ੩।

ਢੀਠਾ—ਢੀਠ-ਪੁਣਾ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਵੂਠਾ—ਆ ਵੱਸਿਆ । ਸਬਦੁ ਗੁਰ—ਗੁਰੂ ਦਾ ਸ਼ਬਦ । ਜਲਿ—ਪਾਣੀ ਵਿਚ । ਥਲਿ—ਧਰਤੀ ਵਿਚ । ਮਹੀਅਲਿ—ਮਹੀ ਤਲਿ, ਧਰਤੀ ਤੇ ਤਲੇ ਉਪਰ, ਆਕਾਸ਼ ਵਿਚ, ਪੁਲਾੜ ਵਿਚ । ਰਮਈਆ—ਸੋਹਣਾ ਰਾਮ । ੪।

**ਅਰਥ :**—ਹੇ ਭਾਈ ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ । ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ—ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) । ੧। ਰਹਾਉ ।

(ਹੇ ਭਾਈ ! ਸਾਧ ਸੰਗਤਿ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ (ਜਿਸ ਕਰਕੇ ਮੇਰੇ) ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ । ੧।

(ਹੇ ਭਾਈ ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ), ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ । ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ ।੨।

(ਹੇ ਭਾਈ ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ । ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ ।੩।

(ਹੇ ਭਾਈ ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ) ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ । ਹੇ ਨਾਨਕ ! (ਆਖ—ਹੇ ਭਾਈ ! ) ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ ।੪।੩।

ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤਾ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਬਾਕਾ ॥ ਹਉਮੈ ਰੋਗੁ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੁ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥ {ਪੰਨਾ ੬੭੧}

ਪਦ ਅਰਥ :—ਜਬ ਤੇ—ਜਦੋਂ ਤੋਂ । ਭੇਟੇ—ਮਿਲੇ, ਪ੍ਰਾਪਤ ਕੀਤੇ । ਸਾਧੂ ਦਰਸਨ—ਗੁਰੂ ਦੇ ਦਰਸਣ । ਓਇ—{ਲਫਜ਼ ‘ਓਹ’ ਤੋਂ ਬਹੁ-ਵਚਨ} । ਕਰਿ—ਕਰ ਕੇ । ਪੁਰਖ ਬਿਧਾਤਾ—ਸਰਬ-ਵਿਆਪਕ ਕਰਤਾਰ ।

ਮੋਹਿ—ਮੈਂ । ਜਸੋ—ਜਸੁ, ਸਿਫਤਿ-ਸਾਲਾਹ । ਮਨਿ—ਮਨ ਵਿਚ । ਪ੍ਰਗਾਸ—(ਆਤਮਕ ਜੀਵਨ ਦਾ) ਚਾਨਣ ।੧।ਰਹਾਉ।

ਨਿਧਾਨੁ—ਖਜ਼ਾਨਾ । ਰਿਦ—ਹਿਰਦਾ । ਅਗੋਚਰ ਵਸਤੁ—ਉਹ ਚੀਜ਼ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਨੋਟ :—ਲਫਜ਼ ‘ਵਸਤੁ’ ਇਸਤ੍ਰੀ ਲਿੰਗ ਹੈ} । ਨਾਮਿ—ਨਾਮ ਵਿਚ । ਰੰਗੁ—ਪਿਆਰ ।੨।

ਅਚਿੰਤਾ—ਚਿੰਤਾ ਤੋਂ ਰਹਿਤ । ਅਸੋਚਾ—ਸੋਚਾਂ ਤੋਂ ਰਹਿਤ । ਸੋਗੁ—ਗਮ । ਤੇ—ਤੋਂ, ਨਾਲ । ਬਿਬਾਕਾ—ਨਿਡਰ, ਬੇ-ਬਾਕ ।੩।

ਭਾਣੀ—ਚੰਗੀ ਲੱਗਦੀ ਹੈ । ਜਿਨਿ—ਜਿਸ (ਗੁਰੂ) ਨੇ । ਕੈ—ਤੋਂ । ਕੁਰਬਾਣੀ—ਸਦਕੇ ।੪।

ਅਰਥ :—ਹੇ ਭਾਈ ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।

ਹੇ ਭਾਈ ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ ।੧।

(ਹੇ ਭਾਈ ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ । ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ । ੨ ।

(ਹੇ ਭਾਈ ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ । (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ । ੩ ।

ਹੇ ਭਾਈ ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ । ਹੇ ਨਾਨਕ ! ਆਖ—(ਹੇ ਭਾਈ ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ । ੪।੪।

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਖਤੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ ੬੭੧}

**ਪਦ ਅਰਥ :**—ਜਿਸ ਕਾ, ਤਿਸ ਕਾ—{ਲਫਜ਼ 'ਜਿਸੁ' 'ਤਿਸੁ' ਦਾ \_ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ} । ਸੋਈ—ਉਹ (ਪ੍ਰਭੂ) ਹੀ । ਸੁਖਤੁ—ਸੁਚੱਜੀ ਆਤਮਕ ਘਾਤਤ ਵਾਲਾ । ਸੁਜਾਨੀ—ਸਿਆਣਾ । ਤਿਨ ਹੀ—ਤਿਨਿ ਹੀ {ਲਫਜ਼ 'ਤਿਨ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਣ ਉੱਡ ਗਈ ਹੈ} । ਤਉ—ਤਦੋਂ । ਨੀਕੀ ਬਿਧਿ—ਚੰਗੀ ਹਾਲਤ । ਖਟਾਨੀ—ਬਣ ਗਈ । ੧।

ਜੀਅ ਕੀ—ਜਿੰਦ ਦੀ । ਏਕੈ ਹੀ ਪਹਿ—ਇਕ ਪਰਮਾਤਮਾ ਦੇ ਪਾਸ ਹੀ । ਮਾਨੀ—ਮੰਨੀ ਜਾਂਦੀ ਹੈ । ਅਵਰਿ—{ਲਫਜ਼ 'ਅਵਰ' ਤੋਂ ਬਹੁ-ਵਚਨ} ਹੋਰ । ਤਿਨ ਕੀਮਤਿ—ਉਹਨਾਂ (ਜਤਨਾਂ) ਦੀ ਕੀਮਤਿ । ਜਾਨੀ—ਜਾਣੀ ਜਾਂਦੀ । ਰਹਾਉ ।

ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ । ਨਿਰਮੋਲਕੁ—ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ । ਗੁਰਿ—ਗੁਰੂ ਨੇ । ਮੰਤਾਨੀ—ਮੰਤਰ । ਦ੍ਰਿੜੁ ਕਰਿ ਰਹਿਓ—ਪੱਕੇ ਤੌਰ ਤੇ ਟਿਕ ਗਿਆ । ੨ ।

ਓਇ—{ਲਫਜ਼ 'ਓਹ' ਤੋਂ ਬਹੁ-ਵਚਨ} । ਓਇ ਬੀਚ—ਉਹ ਅੰਤਰੇ, ਉਹ ਵਿੱਥਾਂ, ਉਹ ਵਿਤਕਰੇ । ਹਮ ਤੁਮ ਬੀਚ—ਅਸੀ ਤੁਸੀ ਵਾਲੇ ਵਿਤਕਰੇ, ਮੇਰ-ਤੇਰ ਵਾਲੇ ਵਿਤਕਰੇ । ਬਿਲਾਨੀ—ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ । ਅਲੰਕਾਰ—ਗਹਣੇ । ਮਿਲਿ—ਮਿਲ ਕੇ । ਥੈਲੀ—ਰੈਣੀ, ਢੇਲੀ । ਤਾ ਤੇ—ਉਸ (ਰੈਣੀ) ਤੋਂ । ਕਨਿਕ—ਸੋਨਾ । ੩ ।

ਸਹਜ ਸੁਖ—ਆਤਮਕ ਅਡੋਲਤਾ ਦੇ ਆਨੰਦ । ਬਾਜੇ—ਵੱਜਦੇ ਹਨ । ਅਨਹਤ—ਇਕ-ਰਸ, ਲਗਾਤਾਰ । ਬਾਨੀ—ਸਿਫਤਿ-ਸਾਲਾਹ ਵਾਲੀ ਗੁਰਬਾਣੀ । ਨਿਹਚਲ—ਅਟੱਲ । ਗੁਰਿ—ਗੁਰੂ ਨੇ । ਬੰਧਾਨੀ—ਮਰਯਾਦਾ । ੪ ।

**ਅਰਥ :**—ਹੇ ਭਾਈ ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ । ਰਹਾਉ ।



ਹੇ ਭਾਈ ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ । ੧।

ਹੇ ਭਾਈ ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ । ੨।

(ਹੇ ਭਾਈ ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ । ੩।

(ਹੇ ਭਾਈ ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ । ੪। ੫।

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ ੬੨੨}

**ਪਦ ਅਰਥ :**—ਰਾਜਨ—ਰਾਜੇ । ਭੂਮਨ—ਜ਼ਮੀਂ ਦੇ ਮਾਲਕ । ਤਾ ਕੀ—ਉਹਨਾਂ ਦੀ । ਤ੍ਰਿਸਨ—ਲਾਲਚ, ਤ੍ਰੇਹ । ਲਪਟਿ ਰਹੇ—ਚੰਬੜੇ ਰਹਿੰਦੇ ਹਨ । ਮਾਤੇ—ਮਸਤ । ਲੋਚਨ—ਅੱਖਾਂ । ੧।

ਬਿਖਿਆ—ਮਾਇਆ । ਕਿਨ ਹੀ—ਕਿਨਿ ਹੀ {ਲਫਜ਼ 'ਕਿਨਿ ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ । ਤ੍ਰਿਪਤਿ—ਸਾਂਤੀ, ਰਜੇਵਾਂ । ਪਾਵਕੁ—ਅੱਗ । ਈਧਨਿ—ਈਧਨ ਨਾਲ, ਬਾਲਣ ਨਾਲ । ਧ੍ਰਾਪੈ—ਰੱਜਦੀ । ਕਹਾ—ਕਿੱਥੇ ? ਅਘਾਈ—ਰੱਜਦਾ ਹੈ । ਰਹਾਉ ।

ਦਿਨੁ ਦਿਨੁ—ਹਰ ਰੋਜ਼ । ਬਿੰਜਨ—{ਕ੍ਰਿਯੰਜਨ} ਸੁਆਦਲੇ ਖਾਣੇ । ਤਾ ਕੀ—ਉਸ (ਮਨੁੱਖ) ਦੀ । ਸੁਆਨ—ਕੁੱਤਾ । ਨਿਆਈ—ਵਾਂਗ । ਘੋਖਾ—ਭਾਲਦਾ ਫਿਰਦਾ ਹੈ । ੨।

ਕਾਮਵੰਤ—ਕਾਮ-ਵਾਸਨਾ ਵਾਲਾ । ਕਾਮੀ—ਵਿਸ਼ਈ । ਪਰ ਗ੍ਰਿਹ ਜੋਹ—ਪਰਾਏ ਘਰ ਦੀ ਤੱਕ । ਜੋਰ—ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ-ਭਰੀ ਨਿਗਾਹ । ਦਿਨ ਪ੍ਰਤਿ—ਹਰ ਰੋਜ਼ । ਸੂਕੈ—ਸੁੱਕਦਾ ਜਾਂਦਾ ਹੈ । ੩।

ਨਿਧਾਨਾ—ਖਜ਼ਾਨਾ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ । ਸਹਜੁ—ਆਤਮਕ ਅਡੋਲਤਾ । ਕੈ—ਦੇ (ਹਿਰਦੇ) ਵਿਚ । ਤੇ—ਤੋਂ, ਪਾਸੋਂ । ੪।

**ਅਰਥ :**—ਹੇ ਭਾਈ ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ । ਰਹਾਉ ।

(ਹੇ ਭਾਈ ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿੰਮੇਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।

ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ । (ਸੁਆਦਲੇ ਖਾਣਿਆਂ ਦੀ ਖਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।

ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।

ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

**ਧਨਾਸਰੀ ਮਃ ੫ ॥ ਲਵੈ ਨ ਲਾਗਨ ਕਉ ਹੈ ਕਛੁਐ ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੁੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥ ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥ ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋਪਾਲਾ ॥੪॥੭॥ {ਪੰਨਾ ੬੭੨}**

**ਪਦ ਅਰਥ :**—ਲਵੈ ਨ—ਨੇੜੇ ਨਹੀਂ ਪਹੁੰਚ ਸਕਦੀ । ਕਛੁਐ—ਕੋਈ ਭੀ ਚੀਜ਼ । ਜਾ ਕਉ—ਜਿਸ ਦੀ ਖਾਤਰ । ਫਿਰਿ—ਮੁੜ ਮੁੜ । ਧਾਵੈ—ਦੌੜਦਾ ਹੈ । ਗੁਰਿ—ਗੁਰੂ ਨੇ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਤਿਸ ਹੀ ਕਉ—{ਲਫਜ਼ 'ਤਿਸੁ' ਦਾ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ} । ਬਨਿ ਆਵੈ—ਸੋਭਦਾ ਹੈ ।੧।

ਖੁਧਿਆ—ਭੁੱਖ । ਆਨ—ਕੋਈ ਹੋਰ । ਤਾ ਕੈ ਚਿਤਿ—ਉਸ ਦੇ ਚਿੱਤ ਵਿਚ । ਰਹਾਉ ।

ਮਉਲਿਓ—ਖਿੜ ਪਿਆ । ਜਿਨਿ—ਜਿਸ (ਮਨੁੱਖ) ਨੇ । ਬਰਨਿ ਨ ਸਾਕਉ—{ਸਾਕਉ} ਮੈਂ ਬਿਆਨ ਨਹੀਂ ਕਰ ਸਕਦਾ । ਤਾ ਕੀ—ਉਸ (ਮਨੁੱਖ) ਦੀ ।੨।

ਘਾਲ—ਮੇਹਨਤ । ਅਚਿੰਤਾ—ਉਸ ਦੇ ਚਿਤ-ਚੇਤੇ ਤੋਂ ਬਾਹਰਾ ਹੀ । ਠਾਕੁਰਿ—ਠਾਕੁਰ ਨੇ । ਤਿਨਿ—ਉਸ (ਮਨੁੱਖ) ਨੇ । ਗੁਰਹਿ ਮੰਤਾ—ਗੁਰੂ ਦਾ ਹੀ ਉਪਦੇਸ਼ ।੩।

ਓਤਿ ਪੋਤਿ—ਤਾਣੇ ਪੇਟੇ ਵਾਂਗ । ਓਤ—ਉਣਿਆ ਹੋਇਆ । ਪੋਤ—ਪ੍ਰੋਤਾ ਹੋਇਆ । ਸੰਗਿ—ਨਾਲ । ਗੋਪਾਲਾ—{ਅਸਲ ਲਫਜ਼ 'ਗੋਪਾਲ' ਹੈ, ਇਥੇ 'ਗੁਪਾਲਾ' ਪੜ੍ਹਨਾ ਹੈ} ਪਰਮਾਤਮਾ ।੪।

**ਅਰਥ :**—ਹੇ ਭਾਈ ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ, ਉਸ ਨੂੰ ਖਾਣ-ਪੀਣ ਆਦਿਕ ਦੀ ਕੋਈ ਹੋਰ ਭੁੱਖ ਨਹੀਂ ਰਹਿੰਦੀ, ਕੋਈ ਹੋਰ ਭੁੱਖ ਉਸ ਦੇ ਚਿੱਤ ਵਿਚ ਨਹੀਂ ਟਿਕ ਸਕਦੀ । ਰਹਾਉ ।

ਹੇ ਭਾਈ ! ਇਹ ਮਨੁੱਖ ਜਿਸ ਜਿਸ ਮਾਇਕ ਪਦਾਰਥ ਦੀ ਖਾਤਰ ਭਟਕਦਾ ਫਿਰਦਾ ਹੈ, ਉਹਨਾਂ ਵਿਚੋਂ ਕੋਈ ਭੀ ਚੀਜ਼ (ਪਰਮਾਤਮਾ ਦੇ ਨਾਮ-ਅੰਮ੍ਰਿਤ ਦੀ) ਬਰਾਬਰੀ ਨਹੀਂ ਕਰ ਸਕਦੀ । ਗੁਰੂ ਨੇ ਜਿਸ ਮਨੁੱਖ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਦੇ ਦਿੱਤਾ, ਉਸ ਨੂੰ ਹੀ ਇਸ ਦੀ ਕਦਰ ਦੀ ਸਮਝ ਪੈਂਦੀ ਹੈ । ੧ ।

ਹੇ ਭਾਈ ! ਜਿਸ ਮਨੁੱਖ ਨੇ (ਨਾਮ-ਜਲ ਦੀ) ਸਿਰਫ਼ ਇਕ ਬੂੰਦ ਹੀ ਹਾਸਲ ਕਰ ਲਈ, ਉਸ ਦਾ ਮਨ ਖਿੜ ਪੈਂਦਾ ਹੈ ਉਸ ਦਾ ਸਰੀਰ (ਆਤਮਕ ਜਲ ਨਾਲ) ਹਰਾ ਹੋ ਆਉਂਦਾ ਹੈ । ਹੇ ਭਾਈ ! ਮੈਂ ਉਸ ਮਨੁੱਖ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ, ਉਸ ਮਨੁੱਖ (ਦੇ ਆਤਮਕ ਜੀਵਨ) ਦੀ ਕੀਮਤ ਨਹੀਂ ਦੱਸੀ ਜਾ ਸਕਦੀ । ੨ ।

ਹੇ ਭਾਈ ! ਇਹ ਨਾਮ-ਰਸ (ਆਪਣੀ ਕਿਸੇ) ਮੇਹਨਤ ਨਾਲ ਨਹੀਂ ਮਿਲਦਾ, ਆਪਣੀ ਕਿਸੇ ਸੇਵਾ ਦੇ ਬਲ ਨਾਲ ਨਹੀਂ ਮਿਲਦਾ । ਪਿਆਰੇ ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਮਨੁੱਖ ਨੇ ਗੁਰੂ ਦੇ ਉਪਦੇਸ਼ ਉਤੇ ਅਮਲ ਕੀਤਾ, ਤੇ, ਉਸ ਨੂੰ ਉਸ ਦੇ ਚਿਤ-ਚੇਤੇ ਤੋਂ ਬਾਹਰ ਹੀ ਪ੍ਰਾਪਤ ਹੋ ਗਿਆ । ੩ ।

ਹੇ ਨਾਨਕ ! ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਸਦਾ ਹੀ ਮੇਹਰਬਾਨ ਰਹਿੰਦਾ ਹੈ, ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ । ਜਿਵੇਂ ਮਾਂ ਆਪਣੇ ਬੱਚੇ ਨੂੰ ਸਦਾ ਆਪਣੇ ਚਿੱਤ ਵਿਚ ਟਿਕਾ ਰੱਖਦੀ ਹੈ, ਇਸੇ ਤਰ੍ਹਾਂ ਉਹ ਗੋਪਾਲ-ਪ੍ਰਭੂ ਤਾਣੇ ਪੇਟੇ ਵਾਂਗ ਉਸ ਮਨੁੱਖ ਦੇ ਨਾਲ ਮਿਲਿਆ ਰਹਿੰਦਾ ਹੈ (ਜਿਸ ਨੂੰ ਹਰਿ-ਨਾਮ ਦਾ ਸੁਆਦ ਆ ਜਾਂਦਾ ਹੈ) । ੪ । ੭ ।

ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤ ਸੰਗਿ ਰਹਿਓ ਓਲਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲਾ ॥੪॥੮॥ {ਪੰਨਾ ੬੭੨}

**ਪਦ ਅਰਥ :**—ਬਾਰਿ ਜਾਉ—{ਜਾਉਂ} ਮੈਂ ਸਦਕੇ ਜਾਂਦਾ ਹਾਂ । ਜਿਨਿ—ਜਿਸ (ਗੁਰੂ) ਨੇ । ਉਦਿਆਨ—ਜੰਗਲ । ਅੰਧਕਾਰ—ਘੁੱਪ ਹਨੇਰਾ । ਮਾਰਗੁ—ਰਸਤਾ । ੧ ।

ਪ੍ਰਾਨ—ਜਿੰਦ, ਜਿੰਦ ਦਾ ਆਸਰਾ । ਗੁਪਾਲ—ਗੋਪਾਲ, ਸ੍ਰਿਸ਼ਟੀ ਦਾ ਪਾਲਣ ਵਾਲਾ । ਈਹਾ—ਇਸ ਲੋਕ ਵਿਚ । ਊਹਾ—ਪਰਲੋਕ ਵਿਚ । ਜਿਸਹਿ—ਜਿਸ (ਪ੍ਰਭੂ) ਨੂੰ । ਚਿੰਦ—ਚਿੰਤਾ, ਫਿਕਰ, ਧਿਆਨ । ੧ । ਰਹਾਉ ।

ਕੈ ਸਿਮਰਨਿ—ਦੇ ਸਿਮਰਨ ਦੀ ਰਾਹੀਂ । ਨਿਧਾਨ—ਖਜ਼ਾਨੇ । ਮਾਨੁ—ਆਦਰ । ਮਹਤੁ—ਵਡਿਆਈ । ਪਤਿ—ਇੱਜ਼ਤ । ਲੈਤ—ਲੈਂਦਿਆਂ, ਸਿਮਰਦਿਆਂ । ਅਘ—ਪਾਪ । ਬਾਛਹਿ—ਚਾਹੁੰਦੇ ਹਨ । ਸਭਿ—ਸਾਰੇ । ਧੂਰੀ—ਚਰਨ-ਧੂੜ । ੨ ।

ਮਨੋਰਥ—ਮਨੋ-ਕਾਮਨਾ, ਮਨ ਦੀਆਂ ਮੁਰਾਦਾਂ । ਕੋ—ਕੋਈ ਮਨੁੱਖ । ਸੇਵੈ—ਸਿਮਰਨ ਕਰੇ । ਅਪਰੰਪਰ—ਬੇਅੰਤ । ਪਾਰਿ ਪਰਾਨਾ—ਪਾਰ ਲੰਘ ਜਾਈਦਾ ਹੈ । ੩ ।

ਸੀਤਲ—ਠੰਢਾ । ਸੰਗਿ—ਸੰਗਤਿ ਵਿਚ । ਓਲਾ—ਪਰਦਾ, ਇੱਜ਼ਤ । ਸੰਚਨੁ—ਇਕੱਠਾ ਕਰਨਾ । ਚੋਲਾ—ਸੁਆਦਲਾ ਖਾਣਾ । ੪ ।

**ਅਰਥ :**—ਹੇ ਭਾਈ ! ਜਿਸ ਪਰਮਾਤਮਾ ਨੂੰ (ਇਸ ਲੋਕ ਵਿਚ ਪਰੋਲਕ ਵਿਚ) ਸਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਦਾ ਫ਼ਿਕਰ ਹੈ ਉਹ ਸਾਡੀ ਜਿੰਦ ਦਾ ਆਸਰਾ ਹੈ ।੧।ਰਹਾਉ।

ਹੇ ਭਾਈ ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਪਰਮਾਤਮਾ ਦਾ ਨਾਮ (ਮੇਰੇ ਹਿਰਦੇ ਵਿਚ) ਪੱਕਾ ਕਰ ਦਿੱਤਾ ਹੈ; ਜਿਸ ਨੇ ਇਸ ਵੱਡੇ ਅਤੇ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ (ਸੰਸਾਰ-) ਜੰਗਲ ਵਿਚ (ਆਤਮਕ ਜੀਵਨ ਪ੍ਰਾਪਤ ਕਰਨ ਲਈ) ਮੈਨੂੰ ਸਿੱਧਾ ਰਾਹ ਵਿਖਾ ਦਿੱਤਾ ਹੈ ।੧।

ਹੇ ਭਾਈ ! (ਉਹ ਪਰਮਾਤਮਾ ਸਾਡੀ ਜਿੰਦ ਦਾ ਆਸਰਾ ਹੈ) ਜਿਸ ਦੇ ਸਿਮਰਨ ਦੀ ਬਰਕਤਿ ਨਾਲ ਸਾਰੇ ਖ਼ਜ਼ਾਨੇ ਪ੍ਰਾਪਤ ਹੋ ਜਾਂਦੇ ਹਨ, ਆਦਰ ਮਿਲਦਾ ਹੈ, ਵਡਿਆਈ ਮਿਲਦੀ ਹੈ, ਪੂਰੀ ਇੱਜ਼ਤ ਮਿਲਦੀ ਹੈ, ਜਿਸ ਦਾ ਨਾਮ ਸਿਮਰਿਆਂ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ । (ਹੇ ਭਾਈ !) ਸਾਰੇ ਭਗਤ ਉਸ ਪਰਮਾਤਮਾ ਦੇ ਚਰਨਾਂ ਦੀ ਧੂੜ ਲੋਚਦੇ ਰਹਿੰਦੇ ਹਨ ।੨।

ਹੇ ਭਾਈ ! ਜੋ ਕੋਈ ਮਨੁੱਖ ਸਾਰੀਆਂ ਮੁਰਾਦਾਂ (ਪੂਰੀਆਂ ਕਰਨੀਆਂ) ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ) ਉਹ ਉਸ ਇੱਕ ਪਰਮਾਤਮਾ ਦੀ ਸੇਵਾ-ਭਗਤੀ ਕਰੇ ਜੋ ਸਾਰੇ ਪਦਾਰਥਾਂ ਦਾ ਖ਼ਜ਼ਾਨਾ ਹੈ । ਹੇ ਭਾਈ ! ਸਾਰੇ ਜਗਤ ਦੇ ਮਾਲਕ ਬੇਅੰਤ ਪਰਮਾਤਮਾ ਦਾ ਸਿਮਰਨ ਕੀਤਿਆਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ।੩।

ਹੇ ਨਾਨਕ ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਧਨ ਇਕੱਠਾ ਕੀਤਾ ਹੈ, ਪਰਮਾਤਮਾ ਦੇ ਨਾਮ ਨੂੰ (ਆਪਣੇ ਆਤਮਾ ਵਾਸਤੇ) ਭੋਜਨ ਬਣਾਇਆ ਹੈ ਸੁਆਦਲਾ ਖਾਣਾ ਬਣਾਇਆ ਹੈ, (ਉਸ ਦਾ ਹਿਰਦਾ) ਠੰਢਾ-ਠਾਰ ਰਹਿੰਦਾ ਹੈ, ਉਸ ਨੂੰ ਸ਼ਾਂਤੀ ਪ੍ਰਾਪਤ ਰਹਿੰਦੀ ਹੈ, ਉਸ ਨੂੰ ਬੜਾ ਆਨੰਦ ਬਣਿਆ ਰਹਿੰਦਾ ਹੈ । ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਉਸ ਦੀ ਇੱਜ਼ਤ ਬਣੀ ਰਹਿੰਦੀ ਹੈ (ਤੇ ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦੇ) ।੪।੮।

**ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੀ ਬਿਪਰੀਤਿ ॥੧॥ ਮਾਇਆ ਮੋਹ ਭੂਲੇ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੇ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇੜੁ ਦੀਤ ॥ ਸਾਧ ਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ {ਪੰਨਾ ੬੭੩}**

**ਪਦ ਅਰਥ :**—ਜਿਹ ਕਰਣੀ—ਜਿਸ ਕਰਤੂਤ ਨਾਲ । ਹੋਵਹਿ—ਤੂੰ ਹੋਵੇਂਗਾ । ਰੀਤਿ—ਮਰਯਾਦਾ, ਚਾਲ । ਸਾਕਤ—ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ । ਪੂਜਾ—ਆਦਰ-ਸਤਕਾਰ । ਬਿਪਰੀਤਿ—ਉਲਟੀ ਚਾਲ ।੧।

ਭੂਲੇ—ਕੁਰਾਹੇ ਪਿਆ ਰਿਹਾ । ਅਵਰੈ—(ਪਰਮਾਤਮਾ ਤੋਂ ਬਿਨਾ) ਹੋਰ ਵਿਚ । ਹੀਤ—ਹਿਤ, ਮੋਹ । ਹਰਿਚੰਦਉਰੀ—ਹਰਿ-ਚੰਦ-ਨਗਰੀ, ਆਕਾਸ਼ ਵਿਚ ਖ਼ਿਆਲੀ ਨਗਰੀ, ਹਵਾਈ ਕਿਲ੍ਹਾ । ਬਨ ਹਰ ਪਾਤ—ਜੰਗਲ ਦੇ ਹਰੇ ਪੱਤੇ । ਰੇ—ਹੇ ਭਾਈ ! ਬੀਤ—ਵਿਤ, ਪਾਇਆਂ ।੧।ਰਹਾਉ।

ਦੇਹ ਕਉ—ਸਰੀਰ ਨੂੰ । ਗਰਧਭ—ਖੇਤਾ । ਭਸਮ—ਸੁਆਹ, ਮਿੱਟੀ । ਸੰਗੀਤਿ—ਨਾਲ । ਸੰਗਿ—ਨਾਲ । ਰਚੁ—ਪਿਆਰ । ਬਿਖੈ—ਵਿਸ਼ੇ । ਠਗਉਰੀ—ਠਗ-ਮੂਰੀ, ਠਗਬੂਟੀ ।੨।

ਭਲੇ ਸੰਜੋਗੀ—ਭਲੇ ਸੰਜੋਗਾਂ ਨਾਲ (ਮਿਲਦੇ ਹਨ) । ਜੁਗ—ਜਗਤ, ਸੰਸਾਰ । ਪੁਨੀਤ—ਪਵਿਤ੍ਰ । ਜਾਤ ਅਕਾਰਥ—ਵਿਅਰਥ ਜਾ ਰਿਹਾ ਹੈ । ਕਾਚ—ਕੱਚ । ਬਾਦਰੈ—ਬਦਲੇ ਵਿਚ, ਵੱਟੇ ਵਿਚ । ਜੀਤ—ਜਿੱਤਿਆ ਜਾ ਰਿਹਾ ਹੈ ।੩।

ਕਿਲਵਿਖ—ਪਾਪ । ਗੁਰਿ—ਗੁਰੂ ਨੇ । ਅੰਜਨੁ—ਸੁਰਮਾ । ਗਿਆਨ—ਆਤਮਕ ਜੀਵਨ ਦੀ ਸੂਝ । ਨੇੜੁ—ਅੱਖਾਂ । ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ । ਤੇ—ਤੋਂ, ਵਿਚੋਂ । ਨਿਕਸਿਓ—ਨਿਕਲ ਗਿਆ ।੪।

**ਅਰਥ :**—ਹੇ ਭਾਈ ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ । ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ ।੧।ਰਹਾਉ।

ਹੇ ਭਾਈ ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ । ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ । ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ ।੧।

ਹੇ ਭਾਈ ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ । ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ ।੨।

ਹੇ ਭਾਈ ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿੜ੍ਹ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ । (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ ।੩।

ਹੇ ਨਾਨਕ ! (ਆਖ—ਹੇ ਭਾਈ ! ) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ । ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ ।੪।੯।

**ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ ੬੭੩}**

**ਪਦ ਅਰਥ :**—ਪੀਸਉ—ਪੀਸਉਂ, ਮੈਂ (ਆਟਾ) ਪੀਹਾਂ । ਸੰਤ ਆਗੈ—ਸੰਤਾਂ ਦੀ ਸੇਵਾ ਵਿਚ । ਜਸੁ—ਸਿਫਤਿ-ਸਾਲਾਹ । ਗਾਈ—ਗਈਂ, ਮੈਂ ਗਾਵਾਂ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਸਮ੍ਹਾਰੈ—ਯਾਦ ਕਰਦਾ ਰਹੇ । ਬਿਸ੍ਰਾਮ ਨਿਧਿ—ਸੁਖ ਦਾ ਖਜ਼ਾਨਾ । ਪਾਈ—ਪਾਈਂ, ਮੈਂ ਹਾਸਲ ਕਰ ਲਵਾਂ ।੧।

ਮੇਰੇ ਸਾਈ—ਹੇ ਮੇਰੇ ਸਾਈਂ ! ਠਾਕੁਰ—ਹੇ ਮਾਲਕ ! ਧਿਆਈ—ਧਿਆਈਂ, ਮੈਂ ਧਿਆਵਾਂ ।੧।ਰਹਾਉ।

ਤੇ—ਤੋਂ, ਨਾਲ । ਛੂਟੈ—ਮੁੱਕ ਜਾਏ । ਭਰਮਾਈ—ਭਟਕਣਾ । ਅਨਦ—ਆਨੰਦ । ਰਵਿਓ—ਵਿਆਪਕ । ਮਧੇ—ਵਿਚ । ਜਤ ਕਤ—ਜਿੱਥੇ ਕਿੱਥੇ । ਪੇਖਉ—ਪੇਖਉਂ, ਮੈਂ ਵੇਖਾਂ । ਜਾਈ—ਜਾਇ, ਜਾ ਕੇ ।੨।

ਨਿਧਿ—ਖਜ਼ਾਨਾ । ਪਤਿਤ ਪਾਵਨ—ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿੜ੍ਹ ਕਰਨ ਵਾਲਾ । ਗੋਸਾਈ—ਹੇ ਧਰਤੀ ਦੇ ਖਸਮ ! ਕੋਟਿ—ਕੋੜਾਂ । ਤੇ—ਤੋਂ, ਨਾਲ । ਮੁਖ ਤੇ—ਮੂੰਹੋਂ । ਨਿਮਖ—ਅੱਖ ਝਮਕਣ ਜਿਤਨੇ ਸਮੇ ਲਈ । ਬੁਲਾਈ—ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ ।੩।

ਸਾ—ਉਹ {ਇਸੜੀ ਲਿੰਗ} । ਕੈ ਮਨਿ—ਦੇ ਮਨ ਵਿਚ । ਭਾਈ—ਪਸੰਦ ਆਉਂਦੀ ਹੈ । ਤ੍ਰਿਪਤਿ ਅਘਾਈ—ਪੂਰਨ ਤੌਰ ਤੇ ਰੱਜ ਜਾਈਦਾ ਹੈ ।੪।

**ਅਰਥ :**—ਹੇ ਮੇਰੇ ਖਸਮ-ਪ੍ਰਭੂ ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ ! ਮੈਨੂੰ ਇਹੋ ਜਿਹੀ ਅਕਲ ਬਖਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ।

(ਹੇ ਪ੍ਰਭੂ ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ ! ਤੇਰੀ ਸਿਫਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖਜ਼ਾਨਾ ਹੈ ।੧।

ਹੇ ਪ੍ਰਭੂ ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨।

ਹੇ ਧਰਤੀ ਦੇ ਖਸਮ ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇਂ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ।੩।

ਹੇ ਨਾਨਕ ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੇ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ  
ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੇ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ  
ਤਬ ਹੂਟੇ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ  
ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ  
ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ  
॥ ਗੁਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ  
॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ {ਪੰਨਾ ੬੭੩}

**ਪਦ ਅਰਥ :**—ਜਿਨਿ—ਜਿਸ (ਮਾਇਆ) ਨੇ । ਅਪੁਨੈ ਵਸਿ—ਆਪਣੇ ਵੱਸ ਵਿਚ । ਤ੍ਰੈਗੁਣ ਭਵਣ—ਮਾਇਆ ਦੇ ਤਿੰਨ ਗੁਣ ਵਾਲੇ ਜਗਤ ਨੂੰ । ਚਤੁਰ ਸੰਸਾਰਾ—ਚਾਰ ਕੂਟ-ਸੰਸਾਰ ਨੂੰ । ਖੰਡੇ—ਤੋੜ ਦਿੱਤੇ, ਜਿੱਤ ਲਏ ਹਨ ।੧।

ਗਹੀ—ਪਕੜੀ । ਓਟ—ਆਸਰਾ । ਤਉ—ਤਦੋਂ । ਛੂਟੇ—ਬਚਿਆ । ਸਾਧ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ । ਬਿਖੈ ਬਿਆਧਿ—ਵਿਸ਼ਿਆਂ ਦਾ ਰੋਗ । ਹੂਟੇ—ਮੁੱਕਿਆ, ਥੱਕਿਆ ।੧।ਰਹਾਉ।

ਸੁਣੀਐ—ਆਵਾਜ਼ ਸੁਣੀ ਜਾਂਦੀ । ਮੁਖ ਤੇ—ਮੂੰਹੋਂ । ਬਕੀਐ—ਬੋਲਦੀ । ਡੀਠੀ—ਦਿੱਸਦੀ । ਉਹ—{ਇਸੜੀ ਲਿੰਗ}  
ਉਹ ਮਾਇਆ । ਠਗਉਰੀ—ਠਗਮੂਰੀ, ਠਗਬੂਟੀ, ਨਸ਼ੀਲੀ ਚੀਜ਼ । ਭੁਲਾਵੈ—ਕੁਰਾਹੇ ਪਾ ਦੇਂਦੀ ਹੈ । ਕੈ ਮਨਿ—ਦੇ  
ਮਨ ਵਿਚ ।੨।

ਮਾਇ—ਮਾਂ । ਹਿਤ—ਹਿਤ ਕਰਨ ਵਾਲੇ, ਮਿੱਤਰ । ਉਨਿ—ਉਸ (ਮਾਇਆ) ਨੇ । ਘਰਿ ਘਰਿ—ਹਰੇਕ ਘਰ ਵਿਚ,  
ਹਰੇਕ ਦੇ ਹਿਰਦੇ-ਘਰ ਵਿਚ । ਦੂਆ—ਦ੍ਵੈਤ, ਵਿਤਕਰਾ । ਵਾਧਿ—ਵੱਧ, ਬਹੁਤੀ । ਘਾਟਿ—ਘੱਟ, ਥੋੜੀ ।੩।

ਹਉ—ਮੈਂ । ਜਿਨਿ—ਜਿਸ (ਗੁਰੂ) ਨੇ । ਚਲਤੁ—ਤਮਾਸ਼ਾ । ਗੁਝੀ—ਲੁਕੀ ਹੋਈ । ਭਾਹਿ—ਅੱਗ । ਨਾ ਬਿਆਪੈ—  
ਜ਼ੋਰ ਨਹੀਂ ਪਾ ਸਕਦੀ ।੪।



ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ । ਸਗਲੇ—ਸਾਰੇ । ਅਪੁਨੈ ਘਰਿ—ਆਪਣੇ ਹਿਰਦੇ-ਘਰ ਵਿਚ । ਖਾਟੇ—  
ਖਾਟਿ, ਖੱਟ ਕੇ ।੫।

**ਅਰਥ** :—ਹੇ ਭਾਈ ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ  
ਗਿਆ । ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ  
ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ ।੧।ਰਹਾਉ।

ਹੇ ਭਾਈ ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ  
ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ,  
ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ? ।੧।

ਹੇ ਭਾਈ ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ  
ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ । ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ  
ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ ।੨।

ਹੇ ਭਾਈ ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ ।  
ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ  
ਖਪਦੇ ਹਨ ।੩।

ਹੇ ਭਾਈ ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ  
ਦਿੱਤਾ ਹੈ । (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ ।  
ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ ।੪।

ਹੇ ਨਾਨਕ ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-  
ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ)  
ਸਾਰੇ ਬੰਧਨ ਕੱਟੇ ਜਾਂਦੇ ਹਨ ।੫।੧੧।

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ  
ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੇ ਅੰਤੁ ਨ ਕਿਨ ਹੀ  
ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ  
ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ  
ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ ੬੭੪}

**ਪਦ ਅਰਥ** :—ਪ੍ਰਤਿਪਾਲਕ—ਪਾਲਣ ਵਾਲੇ । ਨਾਇਕ—ਆਗੂ । ਨਿਮਖ—ਅੱਖ ਝਮਕਣ ਜਿਤਨਾ ਸਮਾ । ਤੁਮਰੇ  
ਧਾਰੇ—ਤੇਰੇ ਆਸਰੇ ।੧।

ਜਿਹਵਾ—ਜੀਭ । ਕਹੀਐ—ਬਿਆਨ ਕੀਤਾ ਜਾ ਸਕਦਾ ਹੈ । ਤੇਰੇ—ਤੇਰਾ । ਕਿਨ ਹੀ—ਕਿਨਿ ਹੀ, ਕਿਸੇ ਪਾਸੋਂ ਭੀ  
{ਲਫਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} । ਲਹੀਐ—ਲੱਭਿਆ ਜਾ  
ਸਕਦਾ ।੧।ਰਹਾਉ।

ਕੋਟਿ—ਕ੍ਰੋੜਾਂ । ਪਰਾਧ—ਅਪਰਾਧ । ਖੰਡਹੁ—ਨਾਸ ਕਰਦੇ ਹੋ । ਬਿਧਿ—ਤਰੀਕਾ । ਅਗਿਆਨ—ਗਿਆਨ-ਹੀਣ,  
ਆਤਮਕ ਜੀਵਨ ਦੀ ਸੂਝ ਤੋਂ ਸੱਖਣੇ । ਅਲਪ—ਥੋੜੀ, ਹੋਛੀ । ਬਿਰਦੁ—ਮੁੱਢ-ਕਦੀਮਾਂ ਦਾ (ਪਿਆਰ ਵਾਲਾ)  
ਸੁਭਾਉ ।੨।

ਤੁਮਾਰੀ—ਤੇਰੀ ਹੀ । ਸੁਹੇਲੇ—ਸੁਖ ਦੇਣ ਵਾਲੇ । ਰਾਖਨਹਾਰ—ਰੱਖਿਆ ਕਰਨ ਦੀ ਸਮਰਥਾ ਵਾਲੇ ! ਗੋਲੇ—  
ਗੁਲਾਮ ।੩।

**ਅਰਥ :**—ਹੇ ਅਣਗਿਣਤ ਗੁਣਾਂ ਦੇ ਮਾਲਕ ! ਹੇ ਬੇਅੰਤ ਮਾਲਕ—ਪ੍ਰਭੂ ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ  
ਲੱਭਿਆ ਜਾ ਸਕਿਆ । (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? ।੧।ਰਹਾਉ।

ਹੇ ਪ੍ਰਭੂ ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ  
(ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ । ਹੇ ਪ੍ਰਭੂ ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ  
ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਉਂਦੇ) ਹਾਂ ।੧।

ਹੇ ਪ੍ਰਭੂ ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ  
ਹੈਂ । ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ  
ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨।

ਹੇ ਨਾਨਕ ! (ਆਖ—) ਹੇ ਪ੍ਰਭੂ ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ  
ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ ! ਹੇ ਸਭ ਦੀ ਰੱਖਿਆ ਕਰਨ-ਜੋਗੇ !  
ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ ।੩।੧੨।

ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ  
ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥  
ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ  
ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧ ਸੰਗਿ ਰੰਗਿ ਪ੍ਰਭ ਭੇਟੇ  
ਨਾਨਕ ਸੁਖਿ ਜਨ ਰੈਨ ॥੩॥੧੩॥ {ਪੰਨਾ ੬੭੪}

**ਪਦ ਅਰਥ :**—ਦੈਨ—ਦੇਣੇ । ਕਹੂੰ—ਕਿਸੇ ਨਾਲ ਭੀ । ਭੀਜੈ—ਭਿੱਜਦਾ, ਖੁਸ਼ ਹੁੰਦਾ । ਕਹੂੰ ਸੰਜਮ—ਕਿਸੇ ਭੀ ਜੁਗਤਿ  
ਨਾਲ । ਬੋਲਹਿ—ਬੋਲਦੇ ਹਨ । ਬੈਨ—ਬਚਨ ।੧।

ਕੋ—ਦਾ । ਮਨ ਚੈਨ—ਮਨ ਦੀ ਸ਼ਾਂਤੀ । ਬਹੁ ਪ੍ਰਕਾਰ—ਕਈ ਤਰੀਕਿਆਂ ਨਾਲ । ਸਭਿ—ਸਾਰੇ ਜੀਵ । ਤਾ ਕਉ—  
ਉਸ (ਪਰਮਾਤਮਾ) ਨੂੰ । ਬਿਖਮੁ—ਮੁਸ਼ਕਿਲ । ਲੈਨ ਨ ਜਾਈ—ਲੱਭਦਾ ਨਹੀਂ ।੧।ਰਹਾਉ।

ਬਸੁਧਾ—ਧਰਤੀ । ਭ੍ਰਮਨ ਬਸੁਧਾ ਕਰਿ—ਸਾਰੀ ਧਰਤੀ ਉਤੇ ਚੱਕਰ ਲਾ ਕੇ । ਉਰਧ ਤਾਪ—ਉਲਟੇ ਹੋ ਕੇ ਤਪ  
ਕਰਨੇ । ਗੈਨ—ਆਕਾਸ਼, ਗਗਨ, ਦਸਮ ਦੁਆਰ । ਲੈ ਗੈਨ—ਦਸਮ ਦੁਆਰ ਵਿਚ ਪ੍ਰਾਣ ਚਾੜ੍ਹ ਕੇ । ਪਤੀਆਨੋ—  
ਪਤੀਜਦਾ । ਜੈਨ ਜੁਗਤਿ ਕਰਿ—ਜੈਨੀਆਂ ਵਾਲੀ ਜੁਗਤੀ ਕਰ ਕੇ ।੨।

ਨਿਰਮੋਲਕੁ—ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਸਕੇ । ਤਿਨਿ—ਉਸ (ਮਨੁੱਖ) ਨੇ । ਜਿਸੁ ਕਿਰਪੈਨ—ਜਿਸ  
ਜਿਸ ਉਤੇ ਕਿਰਪਾ ਹੁੰਦੀ ਹੈ । ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ । ਰੰਗਿ—ਪ੍ਰੇਮ-ਰੰਗ ਵਿਚ । ਭੇਟੇ—ਮਿਲਦੇ  
ਹਨ । ਸੁਖਿ—ਸੁਖ-ਆਨੰਦ ਵਿਚ । ਜਨ ਰੈਨ—ਉਸ ਮਨੁੱਖ ਦੀ (ਉਮਰ ਦੀ) ਰਾਤ (ਗੁਜ਼ਰਦੀ ਹੈ) ।੩।

**ਅਰਥ :**—ਹੇ ਭਾਈ ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ) ! ਸਾਰੇ ਲੋਕ ਕਈ  
ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ  
ਸਕੀਦਾ ।੧।ਰਹਾਉ।

ਹੇ ਭਾਈ ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ, ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖੁਸ਼ ਨਹੀਂ ਹੁੰਦਾ । ੧।

ਹੇ ਭਾਈ ! ਜਪ ਤਪ ਕਰ ਕੇ, ਸਾਰੀ ਧਰਤੀ ਉਤੇ ਚੱਕਰ ਲਾ ਕੇ, ਸਿਰ-ਭਾਰ ਤਪ ਕਰ ਕੇ, ਪ੍ਰਾਣ ਦਸਮ ਦੁਆਰ ਵਿਚ ਚਾੜ੍ਹ ਕੇ, ਜੋਗ-ਮਤ ਦੀਆਂ ਜੁਗਤੀਆਂ ਕਰ ਕੇ, ਜੈਨ-ਮਤ ਦੀਆਂ ਜੁਗਤੀਆਂ ਕਰ ਕੇ—ਇਹਨਾਂ ਤਰੀਕਿਆਂ ਨਾਲ ਭੀ ਮਾਲਕ-ਪ੍ਰਭੂ ਨਹੀਂ ਪਤੀਜਦਾ । ੨।

ਹੇ ਭਾਈ ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਪਰਮਾਤਮਾ ਦੀ ਸਿਫਤਿ-ਸਾਲਾਹ ਇਕ ਐਸਾ ਪਦਾਰਥ ਹੈ ਜਿਸ ਦਾ ਕੋਈ ਮੁੱਲ ਨਹੀਂ ਪੈ ਸਕਦਾ—ਇਹ ਦਾਤਿ ਉਸ ਮਨੁੱਖ ਨੇ ਹਾਸਲ ਕੀਤੀ ਹੈ ਜਿਸ ਉੱਤੇ ਪਰਮਾਤਮਾ ਦੀ ਕਿਰਪਾ ਹੋਈ ਹੈ । ਹੇ ਨਾਨਕ ! (ਆਖ—ਹੇ ਭਾਈ ! ) ਗੁਰੂ ਦੀ ਸੰਗਤਿ ਦੀ ਰਾਹੀਂ ਪ੍ਰੇਮ-ਰੰਗ ਵਿਚ ਜੁੜ ਕੇ ਜਿਸ ਮਨੁੱਖ ਨੂੰ ਪ੍ਰਭੂ ਜੀ ਮਿਲੇ ਹਨ, ਉਸ ਮਨੁੱਖ ਦੀ ਜੀਵਨ-ਰਾਤ ਸੁਖ-ਆਨੰਦ ਵਿਚ ਬੀਤਦੀ ਹੈ । ੩। ੧੩।

**ਨੋਟ :**—ਇਥੋਂ ਤਕ ਧਨਾਸਰੀ ਰਾਗ ਵਿਚ ‘ਮਹਲਾ ੫’ ਦੇ ੧੩ ਸ਼ਬਦ ਆ ਚੁਕੇ ਹਨ । ਇਸ ਤੋਂ ਅਗਲੇ ਸ਼ਬਦ ਦਾ ਜੋੜ-ਅੰਕ ੧੪ ਹੈ । ਇਸ ਦਾ ਭਾਵ ਇਹ ਹੈ ਕਿ ਅੰਕ ੧੩ ਤੋਂ ਅਗਾਂਹ ਨਵਾਂ ਸ਼ਬਦ ਸ਼ੁਰੂ ਹੋਇਆ ਹੈ । ਸਿਰਲੇਖ ‘ਧਨਾਸਰੀ ਮਹਲਾ ੫’ ਨਾ ਲਿਖਣ ਨਾਲ ਭੀ ਕੋਈ ਭਲੇਖੇ ਵਾਲੀ ਗੱਲ ਨਹੀਂ ਹੈ ।

**ਧਨਾਸਰੀ ਮਹਲਾ ੫ ॥ ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੁਆ ਬਹੁਰਿ ਨ ਕਤਹੂ ਧਾਵੈ ॥੧॥ ਹੈ ਕੋਊ ਐਸੋ ਹਮਰਾ ਮੀਤੁ ॥ ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥ ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੁਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥ {ਪੰਨਾ ੬੭੪}**

**ਪਦ ਅਰਥ :**—ਤੇ—ਤੋਂ । ਛੁਟਕਾਵੈ—ਛੁਡਾ ਦੇਵੇ । ਅਸਥਿਰੁ—ਅਡੋਲ । ਨਿਹਚਲੁ—ਚੰਚਲਤਾ-ਹੀਨ । ਬਹੁਰਿ—ਮੁੜ । ਕਤ ਹੂ—ਕਿਤੇ ਭੀ । ਧਾਵੈ—ਦੌੜੇ । ੧।

ਸਮਗ੍ਰੀ—ਮਾਲ-ਅਸਬਾਬ । ਜੀਉ—ਨਿੰਦ । ਹੀਉ—ਹਿਰਦਾ । ਦੇਉ—ਦੇਉਂ, ਮੈਂ ਦੇ ਦਿਆਂ । ਅਰਪਉ—ਅਰਪਉਂ । ੧। ਰਹਾਉ ।

ਪਰ ਤਨ—ਪਰਾਇਆ ਸਰੀਰ, ਪਰਾਈ ਇਸਤ੍ਰੀ । ਸੰਭਾਖਨੁ—ਬਚਨ-ਬਿਲਾਸ, ਗੋਸ਼ਟਿ । ਕੀਰਤਨਿ—ਕੀਰਤਨ ਵਿਚ । ੨।

ਗੁਣ ਨਿਧਾਨ—ਹੇ ਗੁਣਾਂ ਦੇ ਖਜ਼ਾਨੇ ! ਪੁਰਖ—ਹੇ ਸਰਬ-ਵਿਆਪਕ ! ਨਾਨਕੁ ਮਾਗੈ—ਨਾਨਕ ਮੰਗਦਾ ਹੈ {ਲਫਜ਼ ‘ਨਾਨਕ’ ਅਤੇ ‘ਨਾਨਕੁ’ ਦਾ ਫ਼ਰਕ ਚੇਤੇ ਰੱਖਣਾ} । ਗੁਪਾਲਾ—ਹੇ ਗੋਪਾਲ ! । ੩।

**ਅਰਥ :**—ਜੇ ਕੋਈ ਮੈਨੂੰ ਇਹੋ ਜਿਹਾ ਮੇਰਾ ਮਿੱਤਰ ਮਿਲ ਜਾਏ (ਜੇਹੜਾ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਏ) ਮੈਂ ਉਸ ਨੂੰ ਆਪਣਾ ਸਾਰਾ ਧਨ-ਪਦਾਰਥ, ਆਪਣੀ ਜਿੰਦ, ਆਪਣਾ ਹਿਰਦਾ ਦੇ ਦਿਆਂ । ਮੈਂ ਆਪਣਾ ਚਿੱਤ ਉਸ ਦੇ ਹਵਾਲੇ ਕਰ ਦਿਆਂ । ੧। ਰਹਾਉ ।

ਜੇਹੜਾ ਮਿੱਤਰ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਏ, ਮੈਨੂੰ ਪਰਮਾਤਮਾ ਮਿਲਾ ਦੇਵੇ, ਮੈਨੂੰ ਪਰਮਾਤਮਾ ਦਾ ਨਾਮ ਸਦਾ ਸੁਣਾਇਆ ਕਰੇ, ਮੇਰੇ ਇਸ ਮਨ ਨੂੰ ਡੋਲਣ ਤੋਂ ਚੰਚਲਤਾ ਤੋਂ ਹਟਾ ਲਏ, ਤਾਂ ਕਿ ਇਹ ਫਿਰ ਕਿਸੇ ਭੀ ਪਾਸੇ ਭਟਕਿਆ ਨਾਹ ਕਰੇ (ਮੈਂ ਆਪਣੇ ਸਭ ਕੁਝ ਉਸ ਦੇ ਹਵਾਲੇ ਕਰ ਦਿਆਂ) । ੧।

(ਕੋਈ ਐਸਾ ਮਿੱਤਰ ਮਿਲ ਪਏ ਜਿਸ ਦੀ ਕਿਰਪਾ ਨਾਲ) ਪਰਾਇਆ ਧਨ, ਪਰਾਈ ਇਸਤ੍ਰੀ, ਪਰਾਈ ਨਿੰਦਾ—ਇਹਨਾਂ ਨਾਲ ਮੇਰਾ ਪਿਆਰ ਨਾਹ ਬਣੇ । ਮੈਂ ਸੰਤਾਂ ਦਾ ਸੰਗ ਕਰਿਆ ਕਰਾਂ, ਮੇਰਾ ਸੰਤਾਂ ਨਾਲ ਹੀ ਬਚਨ-ਬਿਲਾਸ ਰਹੇ, ਪਰਮਾਤਮਾ ਦੀ ਸਿਫਤਿ-ਸਾਲਾਹ ਵਿਚ ਮੇਰਾ ਮਨ ਹਰ ਵੇਲੇ ਸੁਚੇਤ ਰਿਹਾ ਕਰੇ ।੨।

ਹੇ ਗੁਣਾਂ ਦੇ ਖਜ਼ਾਨੇ ! ਹੇ ਦਇਆ ਦੇ ਘਰ ! ਹੇ ਸਰਬ-ਵਿਆਪਕ ! ਹੇ ਪ੍ਰਭੂ ! ਹੇ ਸਾਰੇ ਸੁਖਾਂ ਦੀ ਬਖਸ਼ਿਸ਼ ਕਰਨ ਵਾਲੇ ! ਹੇ ਗੋਪਾਲ ! ਜਿਵੇਂ ਬੱਚੇ ਆਪਣੀ ਮਾਂ ਪਾਸੋਂ (ਖਾਣ ਪੀਣ ਲਈ ਮੰਗਦੇ ਹਨ) ਮੈਂ ਤੇਰਾ ਦਾਸ ਨਾਨਕ ਤੇਰੇ ਪਾਸੋਂ ਤੇਰੇ ਨਾਮ ਦਾ ਦਾਨ ਮੰਗਦਾ ਹਾਂ ।੩।੧੪।

ਧਨਾਸਰੀ ਮਹਲਾ ੫ ॥ ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਉਹਾਂ ਹੀ ਮੂਏ ਬਾਹੁੜਿ ਗ੍ਰਿਹਿਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥ {ਪੰਨਾ ੬੭੪}

ਪਦ ਅਰਥ :—ਲੀਨੇ ਉਬਾਰਿ—(ਸਦਾ ਹੀ) ਬਚਾ ਲਏ ਹਨ, ਬਚਾਂਦਾ ਆ ਰਿਹਾ ਹੈ । ਚਿਤਵੈ—ਸੋਚਦਾ ਹੈ । ਬੁਰਿਆਈ—ਹਾਨੀ, ਨੁਕਸਾਨ । ਤਿਸ ਹੀ ਕਉ—ਉਸੇ ਨੂੰ ਹੀ । ਮਾਰਿ—ਮਾਰੇ, ਮਾਰ ਦੇਂਦਾ ਹੈ । ਆਤਮਕ ਮੌਤੇ ਮਾਰ ਦੇਂਦਾ ਹੈ ।੧।ਰਹਾਉ।

ਸਹਾਈ—ਮਦਦਗਾਰ । ਹਾਰਿ—ਹਾਰ ਖਾ ਕੇ, ਅਸਫਲ ਹੋ ਕੇ । ਭ੍ਰਮਤ ਭ੍ਰਮਤ—(ਨਿੰਦਿਆ ਦੇ ਕੰਮ ਵਿਚ) ਭਟਕਦੇ ਭਟਕਦੇ । ਉਹਾਂ ਹੀ—ਉਸ ਨਿੰਦਿਆ ਦੇ ਗੇੜ ਵਿਚ ਹੀ । ਮੂਏ—ਆਤਮਕ ਮੌਤੇ ਮਰ ਗਏ । ਬਾਹੁੜਿ—ਮੁੜ । ਗ੍ਰਿਹਿਨ ਮੰਝਾਰਿ—ਘਰਾਂ ਵਿਚ ਹੀ, ਅਨੇਕਾਂ ਜੂਨਾਂ ਵਿਚ {ਨੋਟ :—ਪਾਠ “ਗ੍ਰਿਹਿ ਨ ਮੰਝਾਰਿ” ਗਲਤ ਹੈ । ਜੇ ਸੰਬੰਧਕ “ਮੰਝਾਰਿ” ਦਾ ਸੰਬੰਧ ਲਫਜ਼ ‘ਗ੍ਰਿਹਿ’ ਨਾਲ ਹੁੰਦਾ, ਤਾਂ ਇਹ ਲਫਜ਼ ‘ਗ੍ਰਿਹ’ ਹੁੰਦਾ । ਲਫਜ਼ ‘ਗ੍ਰਿਹਿ’ ਦਾ ਆਪਣਾ ਹੀ ਅਰਥ ਹੈ ‘ਘਰ ਵਿਚ’ । ਇਸ ਨੂੰ ਹੋਰ ਸੰਬੰਧਕ ਦੀ ਲੋੜ ਨਹੀਂ ਰਹੀ । ਸੋ, ਅਸਲ ਪਾਠ ਹੈ “ਗ੍ਰਿਹਿਨ ਮੰਝਾਰਿ” । ਲਫਜ਼ ‘ਗ੍ਰਿਹਿਨ’ ਲਫਜ਼ ‘ਗ੍ਰਿਹ’ ਤੋਂ ਬਹੁ-ਵਚਨ ਬਣਾਇਆ ਗਿਆ ਹੈ} ।੧।

ਦੁਖ ਭੰਜਨ ਸਰਣਿ—ਦੁੱਖਾਂ ਦੇ ਨਾਸ ਕਰਨ ਵਾਲੇ ਦੀ ਸਰਨ ਵਿਚ । ਅਪਾਰਿ—ਅਪਾਰ ਪ੍ਰਭੂ ਵਿਚ ਲੀਨ ਹੋ ਕੇ । ਕੈ ਦਰਬਾਰਿ—ਦੇ ਦਰਬਾਰ ਵਿਚ ।੨।

ਅਰਥ :—ਹੇ ਭਾਈ ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ । ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ।੧।ਰਹਾਉ।

ਹੇ ਭਾਈ ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ । ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤੇ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ।੧।

ਹੇ ਨਾਨਕ ! (ਆਖ—ਹੇ ਭਾਈ ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ । ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ) ।੨।੧੫।

ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ

ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ  
ਨਿਤ ਨਾਨਕੁ ਪੁਨਹੁ ਪੁਨਹੁ ਬਲਿਹਾਰਿਆ ॥੨॥੧੬॥ {ਪੰਨਾ ੬੭੪}

**ਪਦ ਅਰਥ :**—ਅਬ—ਹੁਣ, ਇਸ ਮਨੁੱਖਾ ਜਨਮ ਵਿਚ । ਚਿਤਾਰਿਆ—ਚੇਤੇ ਕਰਨਾ ਸ਼ੁਰੂ ਕੀਤਾ । ਪਤਿਤ—ਵਿਕਾਰਾਂ  
ਵਿਚ ਡਿੱਗੇ ਹੋਏ । ਪੁਨੀਤ—ਪਵਿਤ੍ਰ । ਖਿਨ ਭੀਤਰਿ—ਇਕ ਛਿਨ ਵਿਚ । ਬਿਦਾਰਿਆ—ਨਾਸ ਕਰ  
ਦਿੱਤਾ ।੧।ਰਹਾਉ।

ਗੋਸਟਿ—ਮਿਲਾਪ । ਸਾਧ—ਗੁਰੂ । ਸੰਗਮਿ—ਸੰਗਤਿ ਵਿਚ । ਸਿਮਰਿ—ਸਿਮਰ ਕੇ । ਸੰਗੀ—ਸਾਥੀ ।੧।

ਅਉਖਧ ਮੂਲ—ਸਭ ਦਵਾਈਆਂ ਦਾ ਮੂਲ । ਮੰਤ੍ਰ ਮੂਲ—ਸਭ ਮੰਤ੍ਰਾਂ ਦਾ ਮੂਲ । ਮਨ—ਹੇ ਮਨ ! ਏਕੈ—ਇਕ  
ਪਰਮਾਤਮਾ ਦਾ (ਨਾਮ ਹੀ) । ਮਨਿ—ਮਨ ਵਿਚ । ਬਿਸ੍ਵਾਸੁ—ਸਰਧਾ, ਨਿਸ਼ਚਾ । ਰੇਨ—ਧੂੜ । ਬਾਂਛੈ—ਲੋਚਦਾ  
ਹੈ । ਨਾਨਕੁ ਬਾਂਛੈ—ਨਾਨਕ ਮੰਗਦਾ ਹੈ । ਪੁਨਹੁ ਪੁਨਹੁ—ਮੁੜ ਮੁੜ, ਫਿਰ ਫਿਰ ।੨।

**ਅਰਥ :**—ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ  
ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ  
ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ ।੧।ਰਹਾਉ।

ਹੇ ਭਾਈ ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ  
ਲੋਭ ਮਾਰ ਮੁਕਾਇਆ । ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ  
ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ ।੧।

ਹੇ ਮਨ ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ । ਜਿਸ ਮਨੁੱਖ ਨੇ  
ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ,  
ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ ।੨।੧੬।

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ  
॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ  
ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ  
ਹਰਿ ਗੁਣ ਗਾਇ ॥੨॥੧੭॥ {ਪੰਨਾ ੬੭੫}

**ਪਦ ਅਰਥ :**—ਲਾਗੋ—ਲੱਗ ਗਿਆ ਹੈ । ਸਿਉ—ਨਾਲ । ਹੇਤੁ—ਪਿਆਰ । ਸਹਾਈ—ਮਦਦਗਾਰ । ਜਿਨਿ—ਜਿਸ  
(ਗੁਰੂ) ਨੇ । ਕੇਤੁ—ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ।੧।ਰਹਾਉ।

ਦੇਇ—ਦੇ ਕੇ । ਕਰਿ—ਬਣਾ ਕੇ । ਬਿਰਥਾ—{ਕਥਾ} ਪੀੜ, ਦਰਦ । ਸਗਲ—ਸਾਰੀ । ਨਿੰਦਕ ਕੇ ਮੁਖ—ਨਿੰਦਕਾਂ  
ਦੇ ਮੂੰਹ । ਜਨ—ਸੇਵਕ ।੧।

ਸਾਚਾ—ਸਦਾ ਕਾਇਮ ਰਹਿਣ ਵਾਲਾ । ਕੰਠਿ—ਗਲ ਨਾਲ । ਮਾਣੇ—ਮਾਣਿ, ਮਾਣ । ਸੁਖ—ਆਤਮਕ ਆਨੰਦ ।  
ਗਾਇ—ਗਾ ਕੇ ।੨।

**ਅਰਥ :**—ਹੇ ਭਾਈ ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ  
ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ  
ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ  
ਹੈ ।੧।ਰਹਾਉ।

(ਹੇ ਭਾਈ ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ । ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ।੧।

ਹੇ ਨਾਨਕ ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ । ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ।੨।੧੭।

**ਧਨਾਸਿਰੀ ਮਹਲਾ ੫ ॥ ਅਉਖਧੁ ਤੇਰੇ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹੁ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰੁਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥ {ਪੰਨਾ ੬੭੫}**

**ਪਦ ਅਰਥ :—**ਅਉਖਧੁ—ਦਵਾਈ । ਦਇਆਲ—ਹੇ ਦਇਆ ਦੇ ਘਰ ! ਆਤੁਰ—ਦੁੱਖੀ । ਮੋਹਿ ਆਤੁਰ—ਮੈਂ ਦੁੱਖੀ ਨੇ । ਗਤਿ—ਉੱਚੀ ਆਤਮਕ ਅਵਸਥਾ । ਕਰਹਿ—ਤੂੰ ਕਰਦਾ ਹੈਂ ।੧।ਰਹਾਉ।

ਅਨੁਗ੍ਰਹੁ—ਕਿਰਪਾ । ਦੁਤੀਆ ਭਾਉ—ਦੂਜਾ ਪਿਆਰ, ਮੇਰ-ਤੇਰ, ਮਾਇਆ ਦਾ ਮੋਹ । ਨਿਵਾਰਿ—ਦੂਰ ਕਰ । ਕਾਟਿ—ਕੱਟ ਕੇ । ਕਰਿ ਲੇਹੁ—ਬਣਾ ਲੈ । ਆਵਹੁ—ਅਸੀ ਆਵੀਏ । ਹਾਰਿ—ਹਾਰ ਕੇ ।੧।

ਹਉ ਜੀਵਾਂ—ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ । ਸੰਮ੍ਰੁਥੁ—ਸਭ ਤਾਕਤਾਂ ਦਾ ਮਾਲਕ । ਪੁਰਖੁ—ਸਰਬ-ਵਿਆਪਕ । ਕਉ—ਨੂੰ । ਆਰਾਧੀ—ਆਰਾਧੀਂ, ਮੈਂ ਅਰਾਧਦਾ ਰਹਾਂ । ਸਦ—ਸਦਾ ।੨।

**ਅਰਥ :—**ਹੇ ਦਇਆ ਦੇ ਘਰ ਪ੍ਰਭੂ ! ਤੇਰਾ ਨਾਮ (ਮੇਰੇ ਹਰੇਕ ਰੋਗ ਦੀ) ਦਵਾਈ ਹੈ, ਪਰ ਮੈਂ ਦੁੱਖੀਏ ਨੇ ਸਮਝਿਆ ਹੀ ਨਹੀਂ ਸੀ ਕਿ ਤੂੰ ਕਿਤਨੀ ਉੱਚੀ ਆਤਮਕ ਅਵਸਥਾ ਵਾਲਾ ਹੈਂ, (ਫਿਰ ਭੀ) ਤੂੰ ਆਪ ਮੇਰੀ ਪਾਲਣਾ ਕਰਦਾ ਹੈਂ ।੧।ਰਹਾਉ।

ਹੇ ਮੇਰੇ ਮਾਲਕ ! ਮੇਰੇ ਉੱਤੇ ਮੇਹਰ ਕਰ (ਮੇਰੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ । ਹੇ ਪ੍ਰਭੂ ! ਸਾਡੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਸਾਨੂੰ ਆਪਣੇ ਬਣਾ ਲਵੋ, ਅਸੀ ਕਦੇ (ਮਨੁੱਖ ਜਨਮ ਦੀ ਬਾਜ਼ੀ) ਹਾਰ ਕੇ ਨਾਹ ਆਵੀਏ ।੧।

ਹੇ ਨਾਨਕ ! (ਆਖ—ਹੇ ਪ੍ਰਭੂ ! ) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉੱਤੇ) ਦਇਆ ਕਰਨ ਵਾਲਾ ਹੈਂ । (ਹੇ ਭਾਈ ! ਮੇਰੀ ਇਹੀ ਅਰਦਾਸ ਹੈ ਕਿ) ਮੈਂ ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹਾਂ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ।੨।੧੮।

#### ਰਾਗੁ ਧਨਾਸਰੀ ਮਹਲਾ ੫

**੧੬ ਸਤਿਗੁਰ ਪ੍ਰਸਾਦਿ ॥ ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੁ ਨ ਹੋਇ ਮੇਰੇ ਸੁਆਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਉਚ ਨੀਚ ਸੂਖ ਦੂਖ ॥ ਧ੍ਰੁਪਸਿ ਨਾਹੀ ਤ੍ਰਿਸਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥ {ਪੰਨਾ ੬੭੫}**

**ਪਦ ਅਰਥ :—**ਹਾ ਹਾ—ਹਾਏ ! ਹਾਏ ! ਪ੍ਰਭ—ਹੇ ਪ੍ਰਭੂ ! ਹਮ ਦੇ—ਅਸਾਂ ਜੀਵਾਂ ਤੋਂ । ਸੁਆਮੀ—ਹੇ ਸੁਆਮੀ ! ।੧।ਰਹਾਉ।



ਸਾਗਰ—ਸਮੁੰਦਰ । ਅਗਨਿ—ਅੱਗ । ਕੁਟੰਬ—ਪਰਵਾਰ (ਦਾ ਮੋਹ) । ਭਰਮ—ਭਟਕਣਾ । ਅਗਿਆਨ—ਆਤਮਕ ਜੀਵਨ ਵਲੋਂ ਬੇ-ਸਮਝੀ । ਅੰਧਾਰ—ਹਨੇਰੇ । ੧।

ਊਚ—ਮਨ ਦਾ ਉੱਚਾ ਹੋ ਜਾਣਾ, ਅਹੰਕਾਰ । ਨੀਚ—ਢਹਿੰਦੀ ਕਲਾ, ਨਿੱਘਰੀ ਹੋਈ ਹਾਲਤ । ਪ੍ਰਾਪਸਿ ਨਾਹੀ—ਰੱਜਦਾ ਨਹੀਂ । ੨।

ਮਨਿ—ਮਨ ਵਿਚ । ਬਾਸਨਾ—ਵਾਸਨਾ । ਰਚਿ—ਰਚ ਕੇ, ਬਣਾ ਕੇ । ਬਿਖੈ—ਵਿਸ਼ੇ-ਵਿਕਾਰ । ਬਿਆਧਿ—ਰੋਗ । ਦੂਤ—ਵੈਰੀ । ਸੰਗਿ—ਨਾਲ । ਅਸਾਧ—ਕਾਬੂ ਨਾਹ ਆ ਸਕਣ ਵਾਲੇ । ੩।

ਜੀਅ—ਸਾਰੇ ਜੀਵ {ਲਫਜ਼ 'ਜੀਉ' ਤੋਂ ਬਹੁ-ਵਚਨ} । ਨਾਨਕ—ਹੇ ਨਾਨਕ ! ਜਾਨੁ—ਸਮਝ । ਨੇਰਾ—ਨੇੜੇ । ੪।

**ਅਰਥ :**—ਹੇ ਪ੍ਰਭੂ ! ਸਾਨੂੰ ਬਚਾ ਲੈ, ਸਾਨੂੰ ਬਚਾ ਲੈ । ਹੇ ਮੇਰੇ ਮਾਲਕ ! (ਇਹਨਾਂ ਵਿਕਾਰਾਂ ਤੋਂ ਬਚਣ ਲਈ) ਅਸਾਂ ਜੀਵਾਂ ਪਾਸੋਂ ਕੁਝ ਨਹੀਂ ਹੋ ਸਕਦਾ ! ਮੇਹਰ ਕਰ, ਆਪਣਾ ਨਾਮ ਬਖਸ਼ । ੧। ਰਹਾਉ ।

ਹੇ ਪ੍ਰਭੂ ! ਇਹ ਸੰਸਾਰ-ਸਮੁੰਦਰ ਪਰਵਾਰ (ਦੇ ਮੋਹ) ਦੀ ਅੱਗ (ਨਾਲ ਭਰਿਆ ਹੋਇਆ) ਹੈ । ਭਟਕਣਾ, ਮਾਇਆ ਦਾ ਮੋਹ, ਆਤਮਕ ਜੀਵਨ ਵਲੋਂ ਬੇ-ਸਮਝੀ—ਇਹ ਸਾਰੇ ਘੁੱਪ ਹਨੇਰੇ ਪਏ ਹੋਏ ਹਨ । ੧।

ਹੇ ਪ੍ਰਭੂ ! ਦੁਨੀਆ ਦੇ ਸੁਖ ਮਿਲਣ ਤੇ ਜੀਵ ਨੂੰ ਅਹੰਕਾਰ ਪੈਦਾ ਹੋ ਜਾਂਦਾ ਹੈ, ਦੁੱਖ ਮਿਲਣ ਤੇ ਨਿੱਘਰੀ ਹੋਈ ਹਾਲਤ ਬਣ ਜਾਂਦੀ ਹੈ । ਜੀਵ (ਮਾਇਆ ਵਲੋਂ ਕਿਸੇ ਵੇਲੇ) ਰੱਜਦਾ ਨਹੀਂ, ਇਸ ਨੂੰ ਮਾਇਆ ਦੀ ਤ੍ਰੇਹ ਮਾਇਆ ਦੀ ਭੁੱਖ ਚੰਬੜੀ ਰਹਿੰਦੀ ਹੈ । ੨।

ਹੇ ਪ੍ਰਭੂ ! ਜੀਵ ਆਪਣੇ ਮਨ ਵਿਚ ਵਾਸਨਾ ਖੜੀਆਂ ਕਰ ਕੇ ਵਿਸ਼ੇ-ਵਿਕਾਰਾਂ ਦੇ ਕਾਰਨ ਰੋਗ ਸਹੇੜ ਲੈਂਦਾ ਹੈ । ਇਹ ਵੱਡੇ ਆਕੀ (ਕਾਮਾਦਿਕ) ਪੰਜ ਵੈਰੀ ਇਸ ਦੇ ਨਾਲ ਚੰਬੜੇ ਰਹਿੰਦੇ ਹਨ । ੩।

ਹੇ ਨਾਨਕ ! (ਜੇ ਇਹਨਾਂ ਵੈਰੀਆਂ ਤੋਂ ਬਚਣਾ ਹੈ, ਤਾਂ) ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝ (ਉਸ ਦੇ ਅੱਗੇ ਅਰਦਾਸ ਕਰਿਆ ਕਰ—ਹੇ ਪ੍ਰਭੂ !) ਇਹ ਸਾਰੇ ਜੀਵ, ਇਹ ਜਗਤ, ਇਹ ਧਨ, ਜੀਵਾਂ ਦੇ ਪ੍ਰਾਣ—ਇਹ ਸਭ ਕੁਝ ਤੇਰਾ ਹੀ ਰਚਿਆ ਹੋਇਆ ਹੈ (ਤੂੰ ਹੀ ਵਿਕਾਰਾਂ ਤੋਂ ਬਚਾਣ ਦੇ ਸਮਰਥ ਹੈਂ) । ੪। ੧। ੧੯।

**ਨੋਟ :**—ਅੰਕ ੧ ਦੱਸਦਾ ਹੈ ਕਿ ਮਹਲਾ ੫ ਦੇ ਸ਼ਬਦਾਂ ਦਾ ਇਹ ਨਵਾਂ ਸੰਗ੍ਰਹ ਹੈ ।